

ਕਾਨੜਾ ਮਹਲਾ ੫ ॥ ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ
ਮਿਟਿ ਜਾਹਿ ਪਰੇਰੈ ॥੧॥ ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥ ਸੰਤ ਪ੍ਰਸਾਦਿ ਕਮਲੁ
ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥ ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ
॥੪॥੫॥੧੬॥ {ਪੰਨਾ 1301}

ਪਦ ਅਰਥ:- ਸਾਜਨਾ—ਹੇ ਸੱਜਣੋ! ਸੰਤ—ਹੇ ਸੰਤ ਜਨੋ! ਮੇਰੈ—ਮੇਰੇ ਘਰ ਵਿਚ, ਮੇਰੇ ਕੋਲ ।੧। ਰਹਾਉ।

ਗੁਨ ਗਾਇ—(ਪਰਮਾਤਮਾ ਦੇ) ਗੁਣ ਗਾ ਕੇ । ਮੰਗਲ—ਖੁਸ਼ੀਆਂ । ਕਸਮਲਾ—ਪਾਪ । ਮਿਟਿ ਜਾਹਿ—ਮਿਟ
ਜਾਂਦੇ ਹਨ । ਪਰੇਰੈ—ਦੂਰ (ਹੋ ਜਾਂਦੇ ਹਨ) ।੧।

ਧਰਉ—ਧਰਉਂ, ਮੈਂ ਧਰਦਾ ਹਾਂ । ਮਾਥੈ—(ਆਪਣੇ) ਮੱਥੇ ਉੱਤੇ । ਚਾਂਦਨਾ—ਚਾਨਣ । ਗ੍ਰਿਹਿ ਅੰਧੇਰੈ—
(ਮੇਰੇ) ਹਨੇਰੇ (ਹਿਰਦੇ-) ਘਰ ਵਿਚ । ਹੋਇ—ਹੋ ਜਾਂਦਾ ਹੈ ।੨।

ਸੰਤ ਪ੍ਰਸਾਦਿ—ਸੰਤ ਜਨਾਂ ਦੀ ਕਿਰਪਾ ਨਾਲ । ਕਮਲੁ—ਹਿਰਦਾ ਕੌਲ-ਫੁੱਲ । ਬਿਗਸੈ—ਖਿੜ ਪੈਂਦਾ ਹੈ ।
ਭਜਉ—ਭਜਉਂ, ਮੈਂ ਭਜਦਾ ਹਾਂ, ਮੈਂ ਭਜਨ ਕਰਦਾ ਹਾਂ । ਪੇਖਿ—ਵੇਖ ਕੇ ।੩।

ਤੇ—ਤੋਂ, ਦੀ ਰਾਹੀਂ । ਵਾਰਿ ਵਾਰਿ—ਕੁਰਬਾਨ ਕੁਰਬਾਨ (ਜਾਂਦਾ ਹਾਂ) । ਉਹ ਬੇਰੈ—ਉਸ ਵੇਲੇ ਤੋਂ ।੪।

ਅਰਥ:- ਹੇ ਸੰਤ ਜਨੋ! ਹੇ ਸੱਜਣੋ! ਤੁਸੀ ਮੇਰੇ ਘਰ ਆਓ ।੧। ਰਹਾਉ।

ਹੇ ਸੱਜਣੋ! (ਤੁਹਾਡੀ ਸੰਗਤਿ ਵਿਚ ਪਰਮਾਤਮਾ ਦੇ) ਗੁਣ ਗਾ ਕੇ (ਮੇਰੇ ਹਿਰਦੇ ਵਿਚ) ਆਨੰਦ ਪੈਦਾ ਹੋ ਜਾਂਦਾ
ਹੈ, ਖੁਸ਼ੀਆਂ ਬਣ ਜਾਂਦੀਆਂ ਹਨ, (ਮੇਰੇ ਅੰਦਰੋਂ) ਸਾਰੇ ਪਾਪ ਮਿਟ ਜਾਂਦੇ ਹਨ, ਦੂਰ ਹੋ ਜਾਂਦੇ ਹਨ ।੧।

ਹੇ ਭਾਈ! ਜਦੋਂ ਮੈਂ ਸੰਤ ਜਨਾਂ ਦੇ ਚਰਨ (ਆਪਣੇ) ਮੱਥੇ ਉੱਤੇ ਰੱਖਦਾ ਹਾਂ, ਮੇਰੇ ਹਨੇਰੇ (ਹਿਰਦੇ-) ਘਰ ਵਿੱਚ
(ਆਤਮਕ) ਚਾਨਣ ਹੋ ਜਾਂਦਾ ਹੈ ।੨।

ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ (ਮੇਰਾ ਹਿਰਦਾ-) ਕੌਲ ਖਿੜ ਪੈਂਦਾ ਹੈ, ਗੋਬਿੰਦ ਨੂੰ (ਆਪਣੇ) ਨੇੜੇ ਵੇਖ
ਕੇ ਮੈਂ ਉਸ ਦਾ ਭਜਨ ਕਰਦਾ ਹਾਂ ।੩।

ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੀ ਮਿਹਰ ਨਾਲ ਮੈਂ ਸੰਤ ਜਨਾਂ ਨੂੰ ਮਿਲਿਆ । ਮੈਂ ਉਸ ਵੇਲੇ ਤੋਂ
ਸਦਾ ਕੁਰਬਾਨ ਜਾਂਦਾ ਹਾਂ (ਜਦੋਂ ਸੰਤਾਂ ਦੀ ਸੰਗਤਿ ਪ੍ਰਾਪਤ ਹੋਈ) ।੪।੫।੧੬।

ਕਾਨੜਾ ਮਹਲਾ ੫ ॥ ਚਰਨ ਸਰਨ ਗੋਪਾਲ ਤੇਰੀ ॥ ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥
ਰਹਾਉ ॥ ਬੁਡਤ ਸੰਸਾਰ ਸਾਗਰ ॥ ਉਧਰੇ ਹਰਿ ਸਿਮਰਿ ਰਤਨਾਗਰ ॥੧॥ ਸੀਤਲਾ ਹਰਿ ਨਾਮੁ ਤੇਰਾ ॥
ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥ ਦੀਨ ਦਰਦ ਨਿਵਾਰਿ ਤਾਰਨ ॥ ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ
॥੩॥ ਕੋਟਿ ਜਨਮ ਦੂਖ ਕਰਿ ਪਾਇਓ ॥ ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥ {ਪੰਨਾ
1301}

ਪਦ ਅਰਥ:- ਗੋਪਾਲ—(ਗੋ-ਸ੍ਰਿਸ਼ਟੀ) ਹੇ ਸ੍ਰਿਸ਼ਟੀ ਦੇ ਪਾਲਣਹਾਰ! ਧੋਹ—ਠੱਗੀ । ਕਾਟਿ ਬੇਰੀ—ਬੇੜੀ ਕੱਟ
ਕੇ ।੧। ਰਹਾਉ।

ਬੂਡਤ—ਭੁੱਬ ਰਹੇ । ਸਾਗਰ—ਸਮੁੰਦਰ । ਉਧਰੇ—ਬਚ ਜਾਂਦੇ ਹਨ । ਸਿਮਰਿ—ਸਿਮਰ ਕੇ । ਰਤਨਾਗਰ—
(ਰਤਨ-ਆਕਰ) ਰਤਨਾਂ ਦੀ ਖਾਣ ਪ੍ਰਭੂ । ੧।

ਸੀਤਲਾ—ਸੀਤਲ, ਠੰਢ ਪਾਣ ਵਾਲਾ । ਪੂਰਨੋ—ਸਰਬ-ਵਿਆਪਕ । ਠਾਕੁਰ—ਹੇ ਠਾਕੁਰ! । ੨।

ਦੀਨ ਦਰਦ—ਗ਼ਰੀਬਾਂ ਦੇ ਦੁੱਖ । ਨਿਵਾਰਿ—ਦੂਰ ਕਰ ਕੇ । ਤਾਰਨ—ਪਾਰ ਲੰਘਾਣ ਵਾਲਾ । ਨਿਧਿ—ਖ਼ਜ਼ਾਨਾ
। ਪਤਿਤ—ਵਿਕਾਰੀ । ਉਧਾਰਨ—ਬਚਾਣ ਵਾਲਾ । ੧।

ਕੋਟਿ—ਕ੍ਰੋੜਾਂ । ਕਰਿ—ਸਹਾਰ ਕੇ । ਪਾਇਓ—(ਮਨੁੱਖਾ ਜਨਮ) ਲੱਭਾ । ਗੁਰਿ—ਗੁਰੂ ਨੇ । ਦ੍ਰਿੜਾਇਓ—
ਹਿਰਦੇ ਵਿਚ ਪੱਕਾ ਕੀਤਾ । ੪।

ਅਰਥ:- ਹੇ ਸ੍ਰਿਸ਼ਟੀ ਦੇ ਪਾਲਣਹਾਰ! ਮੈਂ ਤੇਰੇ ਚਰਨਾਂ ਦੀ ਸਰਨ ਆਇਆ ਹਾਂ । (ਮੇਰੇ ਅੰਦਰੋਂ) ਮੋਹ,
ਅਹੰਕਾਰ, ਠੱਗੀ, ਭਟਕਣਾ (ਆਦਿਕ ਦੀਆਂ) ਫਾਹੀਆਂ ਕੱਟ ਕੇ (ਮੇਰੀ) ਰੱਖਿਆ ਕਰ । ੧। ਰਹਾਉ ।

ਹੇ ਰਤਨਾਂ ਦੀ ਖਾਣ ਹਰੀ! ਸੰਸਾਰ-ਸਮੁੰਦਰ ਵਿਚ ਭੁੱਬ ਰਹੇ ਜੀਵ (ਤੇਰਾ ਨਾਮ) ਸਿਮਰ ਕੇ ਬਚ ਨਿਕਲਦੇ ਹਨ
। ੧।

ਹੇ ਹਰੀ! ਤੇਰਾ ਨਾਮ (ਜੀਵਾਂ ਦੇ ਹਿਰਦੇ ਵਿਚ) ਠੰਢ ਪਾਣ ਵਾਲਾ ਹੈ । ਹੇ ਠਾਕੁਰ! ਤੂੰ ਸਰਬ-ਵਿਆਪਕ ਹੈਂ,
ਤੂੰ ਮੇਰਾ ਪ੍ਰਭੂ ਹੈਂ । ੨।

ਹੇ ਭਾਈ! ਪਰਮਾਤਮਾ ਗ਼ਰੀਬਾਂ ਦੇ ਦੁੱਖ ਦੂਰ ਕਰ ਕੇ (ਉਹਨਾਂ ਨੂੰ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘਾਣ ਵਾਲਾ
ਹੈ । ਹੇ ਭਾਈ! ਹਰੀ ਦਇਆ ਦਾ ਖ਼ਜ਼ਾਨਾ ਹੈ, ਵਿਕਾਰੀਆਂ ਨੂੰ (ਵਿਕਾਰਾਂ ਵਿਚੋਂ) ਬਚਾਣ ਵਾਲਾ ਹੈ । ੩।

ਹੇ ਨਾਨਕ! (ਮਨੁੱਖ) ਕ੍ਰੋੜਾਂ ਜਨਮਾਂ ਦੇ ਦੁੱਖ ਸਹਾਰ ਕੇ (ਮਨੁੱਖਾ ਜਨਮ) ਹਾਸਲ ਕਰਦਾ ਹੈ, (ਪਰ) ਸੁਖੀ
(ਉੱਗੀ) ਹੈ ਜਿਸ ਦੇ ਹਿਰਦੇ ਵਿਚ ਗੁਰੂ ਨੇ (ਪਰਮਾਤਮਾ ਦਾ) ਨਾਮ ਪੱਕਾ ਕਰ ਦਿੱਤਾ ਹੈ । ੪। ੬। ੧੭।

ਕਾਨੜਾ ਮਹਲਾ ੫ ॥ ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ
ਪੂਰਨ ਬਡਭਾਗੀ ॥੧॥ ਰਹਾਉ ॥ ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥
ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥ ਤੂ ਅਥਾਹੁ ਅਤਿ ਬਡੋ ਸੁਆਮੀ
ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥ ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ
॥੨॥੭॥੧੮॥ {ਪੰਨਾ 1301}

ਪਦ ਅਰਥ:- ਧਨਿ—(धन्य) ਸਲਾਹੁਣ-ਜੋਗ । ਸੰਗਿ—ਨਾਲ । ਕੋਟਿ—ਕ੍ਰੋੜਾਂ । ਆਇ—ਆ ਕੇ ।
ਬਡਭਾਗੀ—ਵੱਡੇ ਭਾਗਾਂ ਨਾਲ । ੧। ਰਹਾਉ ।

ਮੋਹਿ—ਮੈਂ । ਅਨਾਥੁ—ਨਿਮਾਣਾ । ਅਵਰ ਓਟ—ਹੋਰ ਆਸਰਾ । ਮੋਹਿ—ਮੈਂ । ਭੋਰ ਭਰਮ—ਛੋਟੇ ਤੋਂ ਛੋਟੇ
ਭਰਮ ਭੀ । ਅੰਜਨ—ਸੁਰਮਾ । ਮਿਲਿ—ਮਿਲ ਕੇ । ੧।

ਅਤਿ ਬਡੋ—ਬਹੁਤ ਵੱਡਾ । ਕ੍ਰਿਪਾ ਸਿੰਧੁ—ਕਿਰਪਾ ਦਾ ਸਮੁੰਦਰ । ਰਤਨਾਗੀ—(ਰਤਨ-ਆਕਰ) ਰਤਨਾਂ ਦੀ
ਖਾਣ । ਜਾਚਕੁ—ਮੰਗਤਾ । ਮਾਂਗੈ—ਮੰਗਦਾ ਹੈ (ਇਕ-ਵਚਨ) । ਮਸਤਕੁ—ਮੱਥਾ । ਆਨਿ—ਲਿਆ ਕੇ
(ਆਇ—ਆ ਕੇ) । ਪ੍ਰਭ ਪਾਗੀ—ਪ੍ਰਭੂ ਦੇ ਪਗਾਂ (ਪੈਰਾਂ) ਵਿਚ । ੨।

ਅਰਥ:- ਹੇ ਭਾਈ! ਉਹ ਪ੍ਰੀਤ ਸਲਾਹੁਣ-ਜੋਗ ਹੈ ਜਿਹੜੀ (ਪਰਮਾਤਮਾ ਦੇ) ਚਰਨਾਂ ਨਾਲ ਲੱਗਦੀ ਹੈ । (ਉਸ ਪ੍ਰੀਤ ਦੀ ਬਰਕਤਿ ਨਾਲ, ਮਾਨੋ) ਕੋੜਾਂ ਜਪਾਂ ਤਪਾਂ ਦੇ ਸੁਖ ਪ੍ਰਾਪਤ ਹੋ ਜਾਂਦੇ ਹਨ, ਅਤੇ ਪੂਰਨ ਪ੍ਰਭੂ ਜੀ ਵੱਡੇ ਭਾਗਾਂ ਨਾਲ ਆ ਮਿਲਦੇ ਹਨ ।੧।ਰਹਾਉ।

ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ ਤੇਰਾ ਸੇਵਕ ਹਾਂ, ਮੈਨੂੰ ਹੋਰ ਕੋਈ ਆਸਰਾ ਨਹੀਂ (ਤੈਥੋਂ ਬਿਨਾ) ਮੈਂ ਹੋਰ ਸਾਰੀ ਓਟ ਛੱਡ ਚੁੱਕਾ ਹਾਂ । ਹੇ ਪ੍ਰਭੂ! ਤੇਰਾ ਨਾਮ ਸਿਮਰਦਿਆਂ ਤੇਰੇ ਨਾਲ ਡੂੰਘੀ ਸਾਂਝ ਦਾ ਸੁਰਮਾ ਪਾਇਆਂ ਮੇਰੇ ਛੋਟੇ ਤੋਂ ਛੋਟੇ ਭਰਮ ਭੀ ਕੱਟੇ ਗਏ ਹਨ, (ਤੇਰੇ ਚਰਨਾਂ ਵਿਚ) ਮਿਲ ਕੇ ਮੈਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਜਾਗ ਪਈ ਹਾਂ ।੧।

ਹੇ ਸੁਆਮੀ! ਤੂੰ ਇਕ ਬਹੁਤ ਵੱਡਾ ਅਥਾਹ ਦਇਆ-ਦਾ-ਸਮੁੰਦਰ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਰਤਨਾਂ ਦੀ ਖਾਣ ਹੈਂ । (ਤੇਰੇ ਦਰ ਦਾ) ਮੰਗਤਾ ਨਾਨਕ, ਹੇ ਹਰੀ! ਤੇਰਾ ਨਾਮ ਮੰਗਦਾ ਹੈ, (ਨਾਨਕ ਨੇ ਆਪਣਾ) ਮੱਥਾ, ਹੇ ਪ੍ਰਭੂ! ਤੇਰੇ ਚਰਨਾਂ ਤੇ ਲਿਆ ਕੇ ਰੱਖ ਦਿੱਤਾ ਹੈ ।੨।੨।੧੯।

ਕਾਨੜਾ ਮਹਲਾ ੫ ॥ ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ
॥ ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ
ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥ {ਪੰਨਾ
1301}

ਪਦ ਅਰਥ:- ਕੁਚਿਲ—ਗੰਦੇ ਆਚਰਨ ਵਾਲੇ । ਕਠੋਰ—ਨਿਰਦਈ । ਕਪਟ—ਠੱਗੀ ਕਰਨ ਵਾਲੇ । ਕਾਮੀ—ਵਿਸ਼ਈ । ਜਿਉ ਜਾਨਹਿ—ਜਿਸ ਭੀ ਢੰਗ ਨਾਲ ਤੂੰ (ਪਾਰ ਲੰਘਾਣਾ ਠੀਕ) ਜਾਣਦਾ ਹੈਂ । ਤਿਉ—ਉਸੇ ਤਰ੍ਹਾਂ । ਸੁਆਮੀ—ਹੇ ਸੁਆਮੀ! ।੧।ਰਹਾਉ।

ਸਮਰਥੁ—ਸਾਰੀਆਂ ਤਾਕਤਾਂ ਦਾ ਮਾਲਕ । ਸਰਨਿ ਜੋਗੁ—ਸਰਨ-ਪਏ ਦੀ ਰੱਖਿਆ ਕਰਨ ਜੋਗਾ । ਕਲ—ਸੱਤਿਆ, ਤਾਕਤ । ਧਾਰਿ—ਧਾਰ ਕੇ, ਵਰਤ ਕੇ ।੧।

ਜਾਪ—ਦੇਵਤਿਆਂ ਨੂੰ ਵੱਸ ਕਰਨ ਦੇ ਮੰਤ੍ਰ । ਤਾਪ—ਧੂਣੀਆਂ ਆਦਿਕ ਨਾਲ ਸਰੀਰ ਨੂੰ ਕਸ਼ਟ ਦੇਣੇ । ਸੁਚਿ—ਸਰੀਰਕ ਪਵਿੱਤਰਤਾ । ਸੰਜਮ—ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੇ ਜਤਨ । ਇਨ ਬਿਧੇ—ਇਹਨਾਂ ਤਰੀਕਿਆਂ ਨਾਲ । ਛੁਟਕਾਰ—(ਵਿਕਾਰਾਂ ਤੋਂ) ਖ਼ਲਾਸੀ । ਗਰਤ—(ਗਰਜ) ਟੋਆ । ਘੋਰ ਅੰਧ—ਘੁੱਪ ਹਨੇਰਾ (ਜਿੱਥੇ ਆਤਮਕ ਜੀਵਨ ਦੀ ਸੂਝ ਦਾ ਰਤਾ ਭੀ ਚਾਨਣ ਨਾਹ ਮਿਲੇ) । ਤੇ—ਤੋਂ, ਵਿਚੋਂ । ਪ੍ਰਭ—ਹੇ ਪ੍ਰਭੂ! ਨਦਰਿ ਨਿਹਾਰਿ—ਮਿਹਰ ਦੀ ਨਿਗਾਹ ਨਾਲ ਵੇਖ ਕੇ । ਨਿਹਾਰਿ—ਵੇਖ ਕੇ ।੨।

ਅਰਥ:- ਹੇ ਸੁਆਮੀ! ਅਸੀਂ ਜੀਵ ਗੰਦੇ ਆਚਰਨ ਵਾਲੇ ਤੇ ਨਿਰਦਈ ਰਹਿੰਦੇ ਹਾਂ, ਠੱਗੀਆਂ ਕਰਨ ਵਾਲੇ ਹਾਂ, ਵਿਸ਼ਈ ਹਾਂ । ਜਿਸ ਭੀ ਤਰੀਕੇ ਨਾਲ ਤੂੰ (ਜੀਵਾਂ ਨੂੰ ਪਾਰ ਲੰਘਾਣਾ ਠੀਕ) ਸਮਝਦਾ ਹੈਂ, ਉਸੇ ਤਰ੍ਹਾਂ (ਇਹਨਾਂ ਵਿਕਾਰਾਂ ਤੋਂ) ਪਾਰ ਲੰਘਾ ।੧।ਰਹਾਉ।

ਹੇ ਸੁਆਮੀ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ-ਪਏ ਦੀ ਰੱਖਿਆ ਕਰਨ-ਜੋਗ ਹੈਂ, ਤੂੰ (ਜੀਵਾਂ ਨੂੰ) ਆਪਣੀ ਤਾਕਤ ਵਰਤ ਕੇ ਬਚਾਂਦਾ (ਆ ਰਿਹਾ) ਹੈਂ ।੧।

ਹੇ ਨਾਨਕ! (ਆਖ—) ਜਪ, ਤਪ, ਵਰਤ-ਨੇਮ; ਸਰੀਰਕ ਪਵਿੱਤ੍ਰਤਾ, ਸੰਜਮ—ਇਹਨਾਂ ਤਰੀਕਿਆਂ ਨਾਲ (ਵਿਕਾਰਾਂ ਤੋਂ ਜੀਵਾਂ ਦੀ) ਖ਼ਲਾਸੀ ਨਹੀਂ ਹੋ ਸਕਦੀ । ਹੇ ਪ੍ਰਭੂ! ਤੂੰ (ਆਪ ਹੀ) ਮਿਹਰ ਦੀ ਨਿਗਾਹ ਨਾਲ ਤੱਕ

ਕੇ (ਵਿਕਾਰਾਂ ਦੇ) ਘੁੱਪ ਹਨੇਰੇ ਟੋਏ ਵਿਚੋਂ ਬਾਹਰ ਕੱਢ ।੨।੯।੧੯।

ਕਾਨੜਾ ਮਹਲਾ ੫ ਘਰੁ ੪ ੧ੳ ਸਤਿਗੁਰ ਪ੍ਰਸਾਦਿ ॥ ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ
ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥ ਕਵਨ ਕਵਨ ਕਵਨ ਗੁਨ ਕਹੀਐ ਅੰਤੁ
ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੇ ਹੈ ਐਸੇ ਬੀਚਾਰੈ ॥੧॥ ਬਿਸਮ ਬਿਸਮ ਬਿਸਮ ਹੀ ਭਈ
ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੁੰਗਾ ਮੁਸਕਾਰੈ
॥੨॥੧॥੨੦॥ {ਪੰਨਾ 1301}

ਪਦ ਅਰਥ:- ਨਰਪਤਿ—ਨਰਾਂ ਦਾ ਪਤੀ, ਪਾਤਿਸ਼ਾਹ । ਨਮਸਕਾਰੈ—ਨਮਸਕਾਰ ਕਰਦਾ ਰਹਿੰਦਾ ਹੈ, ਸਿਰ
ਨਿਵਾਂਦਾ ਰਹਿੰਦਾ ਹੈ । ਕਉ—ਤੋਂ । ਬਲਿ ਜਾਈਐ—ਸਦਕੇ ਜਾਣਾ ਚਾਹੀਦਾ ਹੈ । ਮੁਕਤੁ—(ਦੁਨੀਆ ਦੇ
ਬੰਧਨਾਂ ਤੋਂ) ਸੁਤੰਤਰ । ਮੋਹਿ—ਮੈਨੂੰ । ਤਾਰੈ—(ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ (ਪਾਰ ਲੰਘਾਣ ਦੀ
ਸਮਰੱਥਾ ਰੱਖਦਾ ਹੈ) ।੧।ਰਹਾਉ।

ਕਵਨ ਕਵਨ ਗੁਨ—ਕਿਹੜੇ ਕਿਹੜੇ ਗੁਣ? ਕਹੀਐ—ਬਿਆਨ ਕੀਤੇ ਜਾਣ । ਪਾਰੈ—ਪਾਰਲਾ ਬੰਨਾ । ਕਈ
ਕੋਰੈ—ਕਈ ਕ੍ਰੋੜਾਂ ਵਿਚੋਂ । ਕੇ ਹੈ—ਕੋਈ (ਵਿਰਲਾ) ਹੈ । ਐਸੇ—ਇਸ ਤਰ੍ਹਾਂ । ਬੀਚਾਰੈ—ਬੀਚਾਰਦਾ ਹੈ
।੧।

ਬਿਸਮ—ਹੈਰਾਨ । ਭਈ ਹੈ—ਹੋ ਜਾਈਦਾ ਹੈ । ਲਾਲ ਗੁਪਾਲ ਰੰਗਾਰੈ—ਸੋਹਣੇ ਪ੍ਰਭੂ ਅਤੇ ਸੋਹਣੇ ਪ੍ਰਭੂ ਦੇ ਰੰਗਾਂ
ਤੋਂ । ਕਹੁ—ਆਖ । ਨਾਨਕ—ਹੇ ਨਾਨਕ! ਰਸੁ—(ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ) ਸੁਆਦ ।
ਆਈ ਹੈ—ਆਉਂਦਾ ਹੈ । ਚਾਖਿ—ਚੱਖ ਕੇ । ਮੁਸਕਾਰੈ—ਮੁਸਕਰਾ ਦੇਂਦਾ ਹੈ ।੨।

ਅਰਥ:- ਹੇ ਭਾਈ! (ਪ੍ਰਭੂ ਦੇ ਬੇਅੰਤ ਰੰਗ ਵੇਖ ਵੇਖ ਕੇ ਜਿਹੜਾ ਗੁਰੂ) ਪ੍ਰਭੂ-ਪਾਤਿਸ਼ਾਹ ਨੂੰ ਸਦਾ ਸਿਰ
ਨਿਵਾਂਦਾ ਰਹਿੰਦਾ ਹੈ, ਜਿਹੜਾ (ਨਾਮ ਦੀ ਬਰਕਤਿ ਨਾਲ) (ਦੁਨੀਆ ਦੇ ਬੰਧਨਾਂ ਤੋਂ) ਆਪ ਨਿਰਲੇਪ ਹੈ, ਤੇ ਮੈਨੂੰ
ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ, ਉਸ ਗੁਰੂ ਤੋਂ ਸਦਾ ਹੀ ਕੁਰਬਾਨ ਜਾਣਾ ਚਾਹੀਦਾ ਹੈ ।੧।ਰਹਾਉ।

ਹੇ ਭਾਈ! ਲੱਖਾਂ ਬੰਦਿਆਂ ਵਿਚੋਂ ਕ੍ਰੋੜਾਂ ਬੰਦਿਆਂ ਵਿਚੋਂ ਕੋਈ ਵਿਰਲਾ (ਅਜਿਹਾ ਮਨੁੱਖ) ਹੁੰਦਾ ਹੈ, ਜੋ ਇਉਂ
ਸੋਚਦਾ ਹੈ ਕਿ ਪਰਮਾਤਮਾ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ
ਪਾਇਆ ਜਾ ਸਕਦਾ, ਪਰਮਾਤਮਾ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੧।

ਹੇ ਭਾਈ! ਸੋਹਣੇ ਪ੍ਰਭੂ ਅਤੇ ਸੋਹਣੇ ਪ੍ਰਭੂ ਦੇ (ਅਸਚਰਜ) ਕੌਤਕਾਂ ਤੋਂ ਹੈਰਾਨ ਹੋ ਜਾਈਦਾ ਹੈ ਹੈਰਾਨ ਹੀ ਹੋ
ਜਾਈਦਾ ਹੈ । ਹੇ ਨਾਨਕ! ਆਖ—ਸੰਤ ਜਨਾਂ ਨੂੰ (ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ) ਸੁਆਦ
ਆਉਂਦਾ ਹੈ (ਪਰ ਇਸ ਸੁਆਦ ਨੂੰ ਉਹ ਬਿਆਨ ਨਹੀਂ ਕਰ ਸਕਦੇ) ਜਿਵੇਂ (ਕੋਈ) ਗੁੰਗਾ ਮਨੁੱਖ (ਕੋਈ
ਸੁਆਦਲਾ ਪਦਾਰਥ) ਚੱਖ ਕੇ (ਸਿਰਫ਼) ਮੁਸਕਰਾ ਹੀ ਦੇਂਦਾ ਹੈ (ਪਰ ਸੁਆਦ ਨੂੰ ਬਿਆਨ ਨਹੀਂ ਕਰ ਸਕਦਾ)
।੨।੧।੨੦।

ਕਾਨੜਾ ਮਹਲਾ ੫ ॥ ਨ ਜਾਨੀ ਸੰਤਨ ਪ੍ਰਭੁ ਬਿਨੁ ਆਨ ॥ ਉਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ
ਮਾਨ ॥੧॥ ਰਹਾਉ ॥ ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥ ਮਨਹਿ ਪ੍ਰਗਾਸੁ ਭਇਓ

ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥ ਕਰਤ ਰਹੇ ਕ੍ਰਤਗੁ ਕਰੁਣਾ ਮੈ ਅੰਤਰਜਾਮੀ ਗਿਾਨ ॥ ਆਨ
ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥ {ਪੰਨਾ 1302}

ਪਦ ਅਰਥ:- ਆਨ—(ਅਨਯ) ਹੋਰ । ਪੇਖਿ—ਵੇਖ ਕੇ । ਸਮਾਨੋ—ਸਮਾਨ, ਇਕੋ ਜਿਹਾ (ਵੱਸਦਾ) ।
ਮੁਖਿ—ਮੂੰਹ ਨਾਲ । ਬਕਨੋ—ਉਚਾਰਨਾ । ਮਨਿ—ਮਨ ਵਿਚ । ਮਾਨ—ਮੰਨਣਾ, ਬਿਆਨ ਕਰਨਾ
।੧।ਰਹਾਉ।

ਘਟਿ—ਸਰੀਰ ਵਿਚ । ਘਟਿ ਘਟਿ—ਹਰੇਕ ਸਰੀਰ ਵਿਚ । ਪੂਰਿ ਰਹੇ—ਵਿਆਪਕ ਹਨ । ਸੁਖ ਸਾਗਰ—
ਸੁਖਾਂ ਦੇ ਸਮੁੰਦਰ ਪ੍ਰਭੂ ਜੀ । ਭੈ ਭੰਜਨ—ਸਾਰੇ ਡਰ ਦੂਰ ਕਰਨ ਵਾਲੇ ਪ੍ਰਭੂ ਜੀ । ਮੇਰੇ ਪ੍ਰਾਨ—ਮੇਰੇ ਪ੍ਰਾਣਾਂ ਤੋਂ
ਪਿਆਰੇ ਪ੍ਰਭੂ ਜੀ । ਮਨਹਿ—ਮਨ ਵਿਚ । ਪ੍ਰਗਾਸੁ—(ਆਤਮਕ ਜੀਵਨ ਦੀ ਸੂਝ ਦਾ) ਚਾਨਣ । ਮੰਤ੍ਰੁ ਗੁਰ—
ਗੁਰੂ ਦਾ ਮੰਤ੍ਰ, ਗੁਰੂ ਦਾ ਉਪਦੇਸ਼ । ਦੀਓ ਕਾਨ—ਕੰਨਾਂ ਵਿਚ ਦਿੱਤਾ, (ਹਿਰਦੇ ਵਿਚ) ਪੱਕਾ ਕੀਤਾ ।੧।

ਕਰਤ ਰਹੇ—ਕਰਦੇ ਹਨ । ਕ੍ਰਤਗੁ—(ਕ੍ਰਤਜਿ। ਕ੍ਰਿਤ—ਪ੍ਰਭੂ ਦੇ ਕੀਤੇ ਹੋਏ ਉਪਕਾਰ । ਜ਼—ਜਾਨਣਾ) ਪ੍ਰਭੂ ਦੇ
ਕੀਤੇ ਉਪਕਾਰਾਂ ਨੂੰ ਜਾਨਣ ਵਾਲੇ । ਕਰੁਣਾਮੈ—(ਕਰੁਣਾ—ਤਰਸ) ਤਰਸ-ਭਰਪੂਰ । ਅੰਤਰਜਾਮੀ—ਸਭ ਦੇ
ਦਿਲਾਂ ਦੀ ਜਾਨਣ ਵਾਲਾ । ਗਿਾਨ—ਗਿਆਨ, ਜਾਣ-ਪਛਾਣ । ਗਾਵੈ—ਗਾਉਂਦਾ ਹੈ (ਇਕ-ਵਚਨ) । ਮਾਂਗਨ
ਕਉ—ਮੰਗਣ ਵਾਸਤੇ ।੨।

ਅਰਥ:- ਹੇ ਭਾਈ! ਸੰਤ ਜਨਾਂ ਨੇ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਕਿਤੇ ਵੱਸਦਾ) ਨਹੀਂ ਜਾਣਿਆ । ਸੰਤ ਜਨ
ਉੱਚੇ ਨੀਵੇਂ ਸਭ ਜੀਵਾਂ ਵਿਚ (ਸਿਰਫ ਪਰਮਾਤਮਾ ਨੂੰ) ਇੱਕ-ਸਮਾਨ (ਵੱਸਦਾ) ਵੇਖ ਕੇ ਮੂੰਹੋਂ (ਪਰਮਾਤਮਾ ਦਾ
ਨਾਮ) ਉਚਾਰਦੇ ਹਨ ਅਤੇ (ਆਪਣੇ) ਮਨ ਵਿਚ ਉਸ ਦਾ ਧਿਆਨ ਧਰਦੇ ਹਨ ।੧।ਰਹਾਉ।

ਹੇ ਭਾਈ! ਮੇਰੇ ਪ੍ਰਾਣਾਂ ਤੋਂ ਪਿਆਰੇ ਪ੍ਰਭੂ ਜੀ, ਸਾਰੇ ਡਰ ਦੂਰ ਕਰਨ ਵਾਲੇ ਪ੍ਰਭੂ ਜੀ, ਸਾਰੇ ਸੁਖਾਂ ਦੇ ਸਮੁੰਦਰ
ਪ੍ਰਭੂ ਜੀ ਹਰੇਕ ਸਰੀਰ ਵਿਚ ਮੌਜੂਦ ਹਨ । ਜਿਨ੍ਹਾਂ ਦੇ ਅੰਦਰ ਪਰਮਾਤਮਾ ਗੁਰੂ ਦਾ ਸ਼ਬਦ ਪੱਕਾ ਕਰ ਦੇਂਦਾ ਹੈ,
ਉਹਨਾਂ ਦੇ ਮਨ ਵਿਚ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਪੈਦਾ ਹੋ ਜਾਂਦਾ ਹੈ (ਉਹਨਾਂ ਦੇ ਅੰਦਰੋਂ) ਭਟਕਣਾ
ਦੂਰ ਹੋ ਜਾਂਦੀ ਹੈ ।੧।

ਹੇ ਭਾਈ! ਪਰਮਾਤਮਾ ਦੇ ਕੀਤੇ ਨੂੰ ਜਾਨਣ ਵਾਲੇ (ਸੰਤ ਜਨ) ਅੰਤਰਜਾਮੀ ਤਰਸ-ਰੂਪ ਪਰਮਾਤਮਾ ਦੇ ਗੁਣਾਂ
ਦੀਆਂ ਗੱਲਾਂ ਕਰਦੇ ਰਹਿੰਦੇ ਹਨ । ਨਾਨਕ (ਭੀ) ਪਰਮਾਤਮਾ (ਦੇ ਨਾਮ) ਦਾ ਦਾਨ ਮੰਗਣ ਵਾਸਤੇ ਅੱਠੇ ਪਹਰ
ਉਸ ਦੀ ਸਿਫਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ।੨।੨।੨੧।

ਕਾਨੜਾ ਮਹਲਾ ੫ ॥ ਕਹਨ ਕਹਾਵਨ ਕਉ ਕਈ ਕੇਤੈ ॥ ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ
ਬੇਤੈ ॥੧॥ ਰਹਾਉ ॥ ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ
ਹਾਰ ਨਹੀ ਸਭ ਜੇਤੈ ॥੧॥ ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥ ਕਹੁ ਨਾਨਕ ਜਨੁ
ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥ {ਪੰਨਾ 1302}

ਪਦ ਅਰਥ:- ਕਈ—ਅਨੇਕਾਂ ਬੰਦੇ । ਕੇਤੈ—ਕਿਤਨੇ ਹੀ ਬੰਦੇ । ਜੋ—ਜਿਹੜਾ (ਸੇਵਕ) । ਤਤ ਜੋਗ ਕਉ—
ਤੱਤ ਦੇ ਜੋਗ ਨੂੰ, ਜਗਤ-ਦੇ-ਮੂਲ ਪ੍ਰਭੂ ਦੇ ਮਿਲਾਪ ਨੂੰ । ਬੇਤੈ—ਜਾਣਦਾ ਹੈ, ਮਾਣਦਾ ਹੈ ।੧।ਰਹਾਉ।

ਰੇ—ਹੇ ਭਾਈ! ਏਕੈ ਏਕੀ—ਸਿਰਫ ਇਕ ਪਰਮਾਤਮਾ ਨੂੰ । ਨੇਤੈ—ਨੇਤ੍ਰੈ, ਅੱਖਾਂ ਵਿਚ (ਵਸਾਂਦਾ ਹੈ), ਅੱਖਾਂ

ਨਾਲ (ਵੇਖਦਾ ਹੈ) । ਜੇਤੈ—(ਵਿਕਾਰਾਂ ਦੇ ਟਾਕਰੇ ਤੇ) ਜਿੱਤ ।੧।

ਸੋਗੁ—ਚਿੰਤਾ, ਗ਼ਮ । ਹਰਖੀ—ਹਰਖ ਹੀ, ਖੁਸ਼ੀ ਹੀ । ਛੋਡਿ—(ਉਸ ਹਰਖ ਨੂੰ) ਛੱਡ ਕੇ । ਕਤ ਆਵੈ—
ਕਿੱਥੇ ਆਉਂਦਾ ਹੈ? ਨਹੀਂ (ਮੁੜ ਮੁੜ) ਜੰਮਦਾ । ਕਤ ਰਮਤੈ—ਮੁੜ ਮੁੜ ਨਹੀਂ ਮਰਦਾ, ਕਿੱਥੇ ਜਾਂਦਾ ਹੈ?
।੨।

ਅਰਥ:- ਹੇ ਭਾਈ! ਅਜਿਹਾ ਕੋਈ ਵਿਰਲਾ ਸੰਤ-ਜਨ ਹੈ, ਕੋਈ ਵਿਰਲਾ ਸੇਵਕ ਹੈ, ਜਿਹੜਾ ਜਗਤ-ਦੇ-ਮੂਲ
ਪਰਮਾਤਮਾ ਦੇ ਮਿਲਾਪ ਨੂੰ ਮਾਣਦਾ ਹੈ । ਜ਼ਬਾਨੀ ਆਖਣ ਅਖਵਾਣ ਵਾਲੇ ਤਾਂ ਅਨੇਕਾਂ ਹੀ ਹਨ ।੧। ਰਹਾਉ।

ਹੇ ਭਾਈ! (ਜਿਹੜਾ ਕੋਈ ਵਿਰਲਾ ਸੰਤ-ਜਨ ਪ੍ਰਭੂ-ਮਿਲਾਪ ਮਾਣਦਾ ਹੈ, ਉਸ ਨੂੰ) ਕੋਈ ਦੁੱਖ ਨਹੀਂ ਪੋਹ
ਸਕਦਾ, (ਉਸ ਦੇ ਅੰਦਰ ਸਦਾ) ਆਨੰਦ ਹੀ ਆਨੰਦ ਹੈ, ਉਹ ਇਕ ਪਰਮਾਤਮਾ ਨੂੰ ਹੀ (ਹਰ ਥਾਂ) ਅੱਖਾਂ ਨਾਲ
ਵੇਖਦਾ ਹੈ । ਹੇ ਭਾਈ! ਉਸ ਨੂੰ ਕੋਈ ਮਨੁੱਖ ਬੁਰਾ ਨਹੀਂ ਜਾਪਦਾ, ਹਰੇਕ ਭਲਾ ਹੀ ਦਿੱਸਦਾ ਹੈ, (ਦੁਨੀਆ ਦੇ
ਵਿਕਾਰਾਂ ਦੇ ਟਾਕਰੇ ਤੇ ਉਸ ਨੂੰ) ਕਦੇ ਹਾਰ ਨਹੀਂ ਹੁੰਦੀ, ਸਦਾ ਜਿੱਤ ਹੀ ਹੁੰਦੀ ਹੈ ।੧।

ਹੇ ਭਾਈ! ਜਿਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਮਿਲਾਪ ਮਾਣਦਾ ਹੈ, ਉਸ ਨੂੰ ਕਦੇ) ਚਿੰਤਾ ਨਹੀਂ ਵਿਆਪਦੀ,
(ਉਸ ਦੇ ਅੰਦਰ ਸਦਾ) ਖੁਸ਼ੀ ਹੀ ਰਹਿੰਦੀ ਹੈ, (ਇਸ ਆਤਮਕ ਆਨੰਦ ਨੂੰ) ਛੱਡ ਕੇ ਉਹ ਕੁਝ ਹੋਰ ਗ੍ਰਹਣ
ਨਹੀਂ ਕਰਦਾ । ਹੇ ਨਾਨਕ! ਆਖ—ਪਰਮਾਤਮਾ ਦਾ ਜਿਹੜਾ ਇਹੋ ਜਿਹਾ ਸੇਵਕ ਬਣਦਾ ਹੈ, ਉਹ ਮੁੜ ਮੁੜ
ਜੰਮਣ ਮਰਨ ਦੇ ਗੇੜ ਵਿਚ ਨਹੀਂ ਪੈਂਦਾ ।੨।੩।੨੨।

ਕਾਨੜਾ ਮਹਲਾ ੫ ॥ ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥ ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ
ਰਹੀ ਮੋਰੀ ਮਾਇ ॥੧॥ ਰਹਾਉ ॥ ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਉ ਤੇਉ ਗਰੇ ਰਹੇ ਅਟਕਾਇ
॥ ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥ ਫਿਰਤ ਫਿਰਤ ਨਾਨਕ ਦਾਸੁ ਆਇਓ
ਸੰਤਨ ਹੀ ਸਰਨਾਇ ॥ ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥

{ਪੰਨਾ 1302}

ਪਦ ਅਰਥ:- ਕੋ—ਦਾ । ਹੀਏ ਕੋ—ਹਿਰਦੇ ਦਾ । ਗਲਤ—ਗ਼ਲਤਾਨ, ਮਸਤ, ਗ਼ਰਕ । ਤਿਹ ਸੰਗੇ—ਉਸ
(ਮੋਹਨੀ ਦੇ) ਨਾਲ ਹੀ । ਮੋਹਨੀ—ਮਨ ਨੂੰ ਮੋਹ ਲੈਣ ਵਾਲੀ ਮਾਇਆ । ਮੋਰੀ ਮਾਇ—ਹੇ ਮੋਰੀ ਮਾਂ!
।੧। ਰਹਾਉ।

ਜੈ ਜੈ ਪਹਿ—ਜਿਨ੍ਹਾਂ ਜਿਨ੍ਹਾਂ (ਮਨੁੱਖਾਂ) ਦੇ ਕੋਲ । ਕਹਉ—ਕਹਉਂ, ਮੈਂ ਆਖਦਾ ਹਾਂ । ਬ੍ਰਿਥਾ—ਤਕਲੀਫ਼,
ਔਖਿਆਈ । ਹਉ—ਹਉਂ, ਮੈਂ । ਗਰੇ—ਫੜੇ ਹੋਏ । ਰਹੇ ਅਟਕਾਇ—ਜੀਵਨ-ਪੰਧ ਵਿਚ ਰੁਕੇ ਪਏ ਹਨ ।
ਜਾਲੀ—ਫਾਹੀ । ਗੰਠਿ—ਗੰਢ । ਨਹੀ ਛੋਰਾਇ—ਕੋਈ ਛੁੜਾ ਨਹੀਂ ਸਕਦਾ ।੧।

ਅਗਿਆਨ—(ਆਤਮਕ ਜੀਵਨ ਵਲੋਂ) ਬੇ-ਸਮਝੀ । ਭਰਮ—ਭਟਕਣਾ । ਕੰਠਿ—ਗਲ ਨਾਲ ।੨।

ਅਰਥ:- ਹੇ ਮੋਰੀ ਮਾਂ! (ਮੈਂ ਤਾਂ ਸਦਾ ਇਹੀ ਅਰਦਾਸ ਕਰਦਾ ਹਾਂ ਕਿ ਮੇਰੇ) ਦਿਲ ਦਾ ਜਾਨੀ ਪ੍ਰਭੂ (ਮੈਨੂੰ ਕਦੇ
ਭੀ) ਨਾਹ ਭੁੱਲੇ । (ਉਸ ਨੂੰ ਭੁਲਾਇਆਂ) ਮਨ ਨੂੰ ਮੋਹਣ ਵਾਲੀ ਮਾਇਆ ਆਪਣੇ ਮੋਹ ਵਿਚ ਫਸਾਣ ਲੱਗ ਪੈਂਦੀ
ਹੈ, ਸਰੀਰ ਅਤੇ ਮਨ (ਦੋਵੇਂ ਹੀ) ਉਸ (ਮੋਹਨੀ) ਦੇ ਨਾਲ ਹੀ ਮਸਤ ਰਹਿੰਦੇ ਹਨ ।੧। ਰਹਾਉ।

ਹੇ ਮਾਂ! ਜਿਨ੍ਹਾਂ ਜਿਨ੍ਹਾਂ ਪਾਸ ਮੈਂ ਆਪਣੀ ਇਹ ਔਖਿਆਈ ਦੱਸਦਾ ਹਾਂ, ਉਹ ਭੀ ਸਾਰੇ (ਇਸ ਮੋਹਨੀ ਦੇ ਪੰਜੇ

ਵਿਚ) ਫਸੇ ਪਏ ਹਨ ਅਤੇ (ਜੀਵਨ-ਪੰਧ ਵਿਚ) ਰੁਕੇ ਹੋਏ ਹਨ । (ਇਹ ਮੋਹਨੀ) ਅਨੇਕਾਂ ਹੀ ਰੂਪਾਂ ਦੀ ਇਕੋ ਹੀ ਜਾਲੀ ਹੈ, ਇਸ ਦੀ (ਪਈ ਹੋਈ) ਗੰਢ ਨੂੰ ਕੋਈ ਭੀ ਛੁੜਾ ਨਹੀਂ ਸਕਦਾ ।੧।

ਹੇ ਨਾਨਕ! (ਆਖ—ਹੇ ਭਾਈ! ਅਨੇਕਾਂ ਜੂਨਾਂ ਵਿਚ) ਭਟਕਦਾ ਭਟਕਦਾ ਜਿਹੜਾ (ਮਨੁੱਖ ਸੰਤ ਜਨਾਂ ਦਾ) ਦਾਸ (ਬਣ ਕੇ) ਸੰਤ ਜਨਾਂ ਦੀ ਸਰਨ ਆਉਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ, ਭਟਕਣਾ ਅਤੇ ਮਾਇਆ ਦੇ ਮੋਹ (ਦੀਆਂ ਗੰਢਾਂ) ਕੱਟੀਆਂ ਜਾਂਦੀਆਂ ਹਨ, (ਪ੍ਰਭੂ ਜੀ) ਉਸ ਨੂੰ ਆਪਣੇ ਗਲ ਨਾਲ ਲਾ ਲੈਂਦੇ ਹਨ ।੨।੪।੨੩।

ਕਾਨੜਾ ਮਹਲਾ ੫ ॥ ਆਨਦ ਰੰਗ ਬਿਨੋਦ ਹਮਾਰੈ ॥ ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥ ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥ ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥ ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥ ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥

{ਪੰਨਾ 1302}

ਪਦ ਅਰਥ:- ਰੰਗ—ਖੁਸ਼ੀਆਂ । ਬਿਨੋਦ—ਖੁਸ਼ੀ, ਆਨੰਦ । ਹਮਾਰੈ—ਸਾਡੇ ਅੰਦਰ, ਮੇਰੇ ਹਿਰਦੇ ਵਿਚ । ਨਾਮੋ—ਹਰਿ-ਨਾਮ ਹੀ । ਪ੍ਰਾਨ ਅਧਾਰੇ—ਜ਼ਿੰਦਗੀ ਦਾ ਸਹਾਰਾ ।੧। ਰਹਾਉ।

ਸਵਾਰੈ—ਸਫਲ ਕਰਦਾ ਹੈ, ਸਿਰੇ ਚਾੜ੍ਹਦਾ ਹੈ । ਭਉਜਲੁ—ਸੰਸਾਰ-ਸਮੁੰਦਰ । ਬਿਖਮੁ—ਕਠਨ, ਔਖਾ । ਤਾਰੈ—ਪਾਰ ਲੰਘਾਂਦਾ ਹੈ ।੧।

ਅਗਮ—ਅ-ਗਮ, ਜਿਸ ਤਕ ਪਹੁੰਚ ਨਾਹ ਹੋ ਸਕੇ, ਅਪਹੁੰਚ । ਅਮੋਲਾ—ਜਿਹੜਾ ਕਿਸੇ ਕੀਮਤ ਤੋਂ ਨਾਹ ਮਿਲ ਸਕੇ । ਗੁਰ ਚਰਨਾਰੈ—ਗੁਰੂ ਦੇ ਚਰਨਾਂ ਦੀ ਬਰਕਤਿ ਨਾਲ । ਕਹੁ—ਆਖ । ਮਗਨ—ਮਸਤ । ਹੀਅਰੈ—ਹਿਰਦੇ ਵਿਚ ।੨।

ਅਰਥ:- ਹੇ ਭਾਈ! (ਗੁਰੂ ਦੇ ਚਰਨਾਂ ਨਾਲ) ਮੇਰੇ ਹਿਰਦੇ ਵਿਚ ਸਦਾ ਆਤਮਕ ਆਨੰਦ ਤੇ ਚਾਉ ਬਣਿਆ ਰਹਿੰਦਾ ਹੈ (ਕਿਉਂਕਿ ਪਰਮਾਤਮਾ ਦਾ) ਨਾਮ ਮੇਰੀ ਜ਼ਿੰਦਗੀ ਦਾ ਸਹਾਰਾ ਬਣ ਗਿਆ ਹੈ, ਹਰਿ-ਨਾਮ ਹੀ (ਮੇਰਾ ਹਰ ਵੇਲੇ ਦਾ) ਗੀਤ ਹੈ, ਹਰਿ-ਨਾਮ ਹੀ ਮੇਰੀ ਸੁਰਤਿ ਦਾ ਨਿਸ਼ਾਨਾ (ਬਣ ਚੁਕਾ) ਹੈ ।੧। ਰਹਾਉ।

ਹੇ ਭਾਈ! (ਗੁਰੂ ਦੇ ਚਰਨਾਂ ਦਾ ਸਦਕਾ ਹੁਣ ਪਰਮਾਤਮਾ ਦਾ) ਨਾਮ ਹੀ (ਮੇਰੇ ਵਾਸਤੇ ਸ਼ਾਸਤ੍ਰਾਂ ਦਾ) ਗਿਆਨ ਹੈ, ਨਾਮ (ਮੇਰੇ ਵਾਸਤੇ ਤੀਰਥਾਂ ਦਾ) ਇਸ਼ਨਾਨ ਹੈ ਹਰਿ ਨਾਮ ਮੇਰੇ ਸਾਰੇ ਕੰਮ ਸਿਰੇ ਚਾੜ੍ਹਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਮੇਰੇ) ਵਾਸਤੇ (ਦੁਨੀਆ ਦੀ) ਸੋਭਾ-ਵਡਿਆਈ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ।੧।

ਹੇ ਭਾਈ! ਇਹ ਹਰਿ-ਨਾਮ ਇਕ ਐਸਾ ਕੀਮਤੀ ਪਦਾਰਥ ਹੈ ਜਿਸ ਤਕ (ਆਪਣੇ ਉੱਦਮ ਨਾਲ) ਪਹੁੰਚ ਨਹੀਂ ਹੋ ਸਕਦੀ, ਇਕ ਐਸਾ ਲਾਲ ਹੈ ਜੋ ਕਿਸੇ ਮੁੱਲ ਤੋਂ ਨਹੀਂ ਮਿਲਦਾ । ਪਰ ਇਹ ਗੁਰੂ ਦੇ ਚਰਨਾਂ ਵਿਚ ਟਿਕਿਆਂ ਲੱਭ ਪੈਂਦਾ ਹੈ । ਹੇ ਨਾਨਕ! ਆਖ—(ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੇ ਦਰਸਨ ਵਿਚ ਮਸਤ ਰਹਿੰਦਾ ਹੈ ।੨।੫।੨੪।

ਕਾਨੜਾ ਮਹਲਾ ੫ ॥ ਸਾਜਨ ਮੀਤ ਸੁਆਮੀ ਨੇਰੇ ॥ ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੇ ਕਹ ਫੇਰੇ
॥੧॥ ਰਹਾਉ ॥ ਨਾਮ ਬਿਨਾ ਜੇਤੋ ਲਪਟਾਇਓ ਕਛੁ ਨਹੀ ਨਾਹੀ ਕਛੁ ਤੇਰੇ ॥ ਆਗੈ ਦ੍ਰਿਸਟਿ ਆਵਤ ਸਭ
ਪਰਗਟ ਈਹਾ ਮੋਹਿਓ ਭਰਮ ਅੰਧੇਰੇ ॥੧॥ ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ
ਬਿਸੇਰੇ ॥ ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੇ ॥੨॥੬॥੨੫॥ {ਪੰਨਾ 1302}

ਪਦ ਅਰਥ:- ਨੇਰੇ—(ਹਰੇਕ ਜੀਵ ਦੇ) ਨੇੜੇ । ਪੇਖਤ—ਵੇਖਦਾ ਹੈ । ਕੈ ਸੰਗੇ—ਦੇ ਨਾਲ ਹੀ । ਥੋਰੈ
ਕਾਜ—ਥੋੜੀ ਜਿਹੀ ਜ਼ਿੰਦਗੀ ਦੇ ਮਨੋਰਥਾਂ ਦੀ ਖ਼ਾਤਰ । ਬੁਰੇ ਫੇਰੇ—ਬੁਰੇ ਫੇੜ, ਮੰਦੇ ਕੰਮ । ਕਾਹ—ਕਿਉਂ?
।੧।ਰਹਾਉ।

ਜੇਤੋ—ਜਿਤਨਾ ਭੀ । ਲਪਟਾਇਓ—ਤੂੰ ਚੰਬੜ ਰਿਹਾ ਹੈਂ । ਦ੍ਰਿਸਟਿ ਆਵਤ—ਦਿੱਸ ਪੈਂਦਾ ਹੈ । ਆਗੈ—
ਪਰਲੋਕ ਵਿਚ । ਪ੍ਰਗਟ—ਪ੍ਰਤੱਖ ਤੌਰ ਤੇ । ਈਹਾ—ਇੱਥੇ, ਇਸ ਲੋਕ ਵਿਚ । ਮੋਹਿਓ—ਮਾਇਆ ਦੇ ਮੋਹ
ਵਿਚ ਫਸਿਆ ਪਿਆ ਹੈ ।੧।

ਸੁਤ—ਪੁੱਤਰ । ਬਨਿਤਾ—ਇਸਤ੍ਰੀ । ਦੇਵਨਹਾਰੁ—ਸਭ ਕੁਝ ਦੇਣ ਦੀ ਸਮਰੱਥਾ ਵਾਲਾ । ਬਿਸੇਰੇ—ਭੁਲਾ
ਦਿੱਤਾ ਹੈ । ਏਕੈ ਭਾਰੋਸਉ—ਇਕੋ ਦਾ ਭਰੋਸਾ । ਕਾਟਨਹਾਰੁ—ਕੱਟਣ ਦੀ ਸਮਰੱਥਾ ਵਾਲਾ ।੨।

ਅਰਥ:- ਹੇ ਭਾਈ! (ਸਭਨਾਂ ਦਾ) ਸੱਜਣ ਮਿੱਤਰ ਮਾਲਕ ਪ੍ਰਭੂ (ਹਰ ਵੇਲੇ ਤੇਰੇ) ਨੇੜੇ (ਵੱਸ ਰਿਹਾ ਹੈ) । ਉਹ
ਸਭ ਜੀਵਾਂ ਦੇ ਨਾਲ ਵੱਸਦਾ ਹੈ (ਸਭਨਾਂ ਦੇ ਕਰਮ) ਵੇਖਦਾ ਹੈ (ਸਭਨਾਂ ਦੀਆਂ) ਸੁਣਦਾ ਹੈ ਥੋੜੀ ਜਿਹੀ ਜ਼ਿੰਦਗੀ
ਦੇ ਮਨੋਰਥਾਂ ਦੀ ਖ਼ਾਤਰ ਮੰਦੇ ਕੰਮ ਕਿਉਂ ਕੀਤੇ ਜਾਣ? ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਜਿਤਨੇ ਭੀ ਪਦਾਰਥਾਂ ਨਾਲ ਤੂੰ ਚੰਬੜ ਰਿਹਾ ਹੈਂ ਉਹਨਾਂ ਵਿਚੋਂ
ਤੇਰਾ (ਆਖ਼ਰ) ਕੁਝ ਭੀ ਨਹੀਂ ਬਣਨਾ । ਇਥੇ ਤੂੰ ਮਾਇਆ ਦੇ ਮੋਹ ਵਿਚ ਫਸ ਰਿਹਾ ਹੈਂ, ਭਰਮਾਂ ਦੇ ਹਨੇਰੇ
ਵਿਚ (ਠੇਢੇ ਖਾ ਰਿਹਾ ਹੈਂ) ਪਰ ਪਰਲੋਕ ਵਿਚ (ਇਥੋਂ ਦਾ ਕੀਤਾ ਹੋਇਆ) ਸਭ ਕੁਝ ਪ੍ਰਤੱਖ ਤੌਰ ਤੇ ਦਿੱਸ ਪੈਂਦਾ
ਹੈ ।੧।

ਹੇ ਭਾਈ! ਤੂੰ ਪੁੱਤਰ ਇਸਤ੍ਰੀ ਅਤੇ ਮਾਇਆ ਦੇ ਮੋਹ ਵਿਚ (ਆਤਮਕ ਜੀਵਨ ਦੇ ਪੰਧ ਵਲੋਂ) ਰੁਕਿਆ ਪਿਆ
ਹੈਂ, ਸਭ ਕੁਝ ਦੇ ਸਕਣ ਵਾਲੇ ਦਾਤਾਰ ਪ੍ਰਭੂ ਨੂੰ ਭੁਲਾ ਰਿਹਾ ਹੈਂ । ਹੇ ਨਾਨਕ ਆਖ—ਹੇ ਭਾਈ! ਸਿਰਫ਼ ਇੱਕ
(ਗੁਰੂ ਪਰਮੇਸਰ ਦਾ) ਭਰੋਸਾ (ਰੱਖ) । ਪਿਆਰਾ ਗੁਰੂ (ਮਾਇਆ ਦੇ ਸਾਰੇ) ਬੰਧਨ ਕੱਟਣ ਦੀ ਸਮਰੱਥਾ ਵਾਲਾ
ਹੈ (ਉਸ ਦੀ ਸਰਨ ਪਿਆ ਰਹੁ) ।੨।੬।੨੫।

ਕਾਨੜਾ ਮਹਲਾ ੫ ॥ ਬਿਖੈ ਦਲੁ ਸੰਤਨਿ ਤੁਮ੍ਹਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮ੍ਹਾਰੀ
ਆਹਿਓ ॥੧॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ
ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ
ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥ {ਪੰਨਾ 1303}

ਪਦ ਅਰਥ:- ਬਿਖੈ ਦਲੁ—ਵਿਸ਼ਿਆਂ ਦਾ ਦਲ, ਵਿਸ਼ਿਆਂ ਦੀ ਫੌਜ । ਸੰਤਨਿ ਤੁਮ੍ਹਰੈ—ਤੇਰੇ ਸੰਤ ਜਨਾਂ ਦੀ
ਰਾਹੀਂ । ਗਾਹਿਓ—ਗਾਹ ਲਿਆ ਹੈ, ਵੱਸ ਵਿਚ ਕਰ ਲਿਆ ਹੈ । ਠਾਕੁਰ—ਹੇ ਠਾਕੁਰ! ਆਹਿਓ—ਚਾਹੁੰਦਾ ਹਾਂ
।੧।ਰਹਾਉ।

ਪਰਾਛਤ—ਪਾਪ । ਭੇਟਿ—ਭੇਟ ਕੇ, ਕਰ ਕੇ । ਮਿਟਾਹਿਓ—ਮਿਟਾ ਲੈਂਦੇ ਹਨ । ਪ੍ਰਗਾਸੁ—(ਆਤਮਕ ਜੀਵਨ ਦੀ ਸੂਝ ਦਾ) ਚਾਨਣ । ਉਜੀਆਰਾ—ਉਜਿਆਲਾ, ਰੌਸ਼ਨੀ । ਸਹਜਿ—ਆਤਮਕ ਅਡੋਲਤਾ ਵਿਚ । ਸਮਾਹਿਓ—ਲੀਨ ਰਹਿੰਦੇ ਹਨ । ੧।

ਤੁਮ ਤੇ—ਤੈਥੋਂ । ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ । ਅਥਾਹਿਓ—ਅਥਾਹ, ਬੇਅੰਤ ਡੂੰਘਾ । ਕ੍ਰਿਪਾ ਨਿਧਾਨ—ਹੇ ਕਿਰਪਾ ਦੇ ਖਜ਼ਾਨੇ! ਲਾਹਿਓ—ਲਾਹਾ, ਲਾਭ । ੨।

ਅਰਥ:- ਹੇ (ਮੇਰੇ) ਠਾਕੁਰ! ਮੈਨੂੰ ਤੇਰੀ ਟੇਕ ਹੈ, ਮੈਨੂੰ ਤੇਰਾ (ਹੀ) ਭਰੋਸਾ ਹੈ, ਮੈਂ (ਸਦਾ) ਤੇਰੀ ਹੀ ਸਰਨ ਲੋੜਦਾ ਹਾਂ । ਤੇਰੇ ਸੰਤ ਜਨਾਂ ਦੀ (ਸੰਗਤਿ ਦੀ) ਰਾਹੀਂ ਮੈਂ (ਸਾਰੇ) ਵਿਸ਼ਿਆਂ ਦੀ ਫੌਜ ਨੂੰ ਵੱਸ ਵਿਚ ਕਰ ਲਿਆ ਹੈ । ੧। ਰਹਾਉ।

ਹੇ ਮੇਰੇ ਠਾਕੁਰ! (ਜਿਹੜੇ ਭੀ ਵਡਭਾਗੀ ਤੇਰੀ ਸਰਨ ਪੈਂਦੇ ਹਨ, ਉਹ) ਤੇਰਾ ਦਰਸਨ ਕਰ ਕੇ ਜਨਮਾਂ ਜਨਮਾਂਤਰਾਂ ਦੇ ਪਾਪ ਮਿਟਾ ਲੈਂਦੇ ਹਨ, (ਉਹਨਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ, ਆਤਮਕ ਆਨੰਦ ਦੀ ਰੌਸ਼ਨੀ ਹੋ ਜਾਂਦੀ ਹੈ, ਉਹ ਸਦਾ ਆਤਮਕ ਅਡੋਲਤਾ ਦੀ ਸਮਾਧੀ ਵਿਚ ਲੀਨ ਰਹਿੰਦੇ ਹਨ । ੧।

ਹੇ ਮੇਰੇ ਠਾਕੁਰ! ਕੌਣ ਆਖਦਾ ਹੈ ਕਿ ਤੈਥੋਂ ਕੁਝ ਭੀ ਹਾਸਲ ਨਹੀਂ ਹੁੰਦਾ? ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪ੍ਰਭੂ (ਸੁਖਾਂ ਦਾ) ਅਥਾਹ (ਸਮੁੰਦਰ) ਹੈਂ । ਹੇ ਨਾਨਕ! (ਆਖ—) ਹੇ ਕਿਰਪਾ ਦੇ ਖਜ਼ਾਨੇ! (ਜਿਹੜਾ ਮਨੁੱਖ ਤੇਰੀ ਸਰਨ ਪੈਂਦਾ ਹੈ, ਉਹ ਤੇਰੇ ਦਰ ਤੋਂ ਤੇਰਾ) ਨਾਮ-ਲਾਭ ਹਾਸਲ ਕਰਦਾ ਹੈ (ਇਹ ਨਾਮ ਹੀ ਉਸ ਦੇ ਵਾਸਤੇ ਦੁਨੀਆ ਦੇ) ਰੰਗ ਰੂਪ ਰਸ ਹਨ । ੨। ੧। ੨੬।

ਕਾਨੜਾ ਮਹਲਾ ੫ ॥ ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਧੀਰੈ ॥੧॥ ਰਹਾਉ ॥
ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ ਸਰਨਾ ॥੧॥ ਸੰਤ ਪ੍ਰਸਾਦਿ ਹਰਿ ਕੇ ਗੁਨ
ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥ {ਪੰਨਾ 1303}

ਪਦ ਅਰਥ:- ਬੂਡਤ ਪ੍ਰਾਨੀ—(ਵਿਕਾਰਾਂ ਵਿਚ) ਡੁੱਬ ਰਿਹਾ ਮਨੁੱਖ । ਜਪਿ—ਜਪ ਕੇ । ਧੀਰੈ—(ਪਾਰ ਲੰਘ ਸਕਣ ਲਈ) ਹੌਸਲਾ ਹਾਸਲ ਕਰ ਲੈਂਦਾ ਹੈ । ਬਿਨਸੈ—ਨਾਸ ਹੋ ਜਾਂਦਾ ਹੈ । ਭਰਮੁ—ਭਟਕਣਾ । ਧੀਰੈ—ਪੀੜ । ੧। ਰਹਾਉ।

ਸਿਮਰਉ—ਸਿਮਰਉਂ, ਮੈਂ ਸਿਮਰਦਾ ਹਾਂ । ਰੈਨਿ—ਰਾਤ । ਜਤ ਕਤ—ਜਿਧਰ ਕਿਧਰ । ਪੇਖਉ—ਪੇਖਉਂ, ਮੈਂ ਵੇਖਦਾ ਹਾਂ । ੧।

ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ । ਗੁਰ ਭੇਟਤ—ਗੁਰੂ ਨੂੰ ਮਿਲਦਿਆਂ । ੨।

ਅਰਥ:- ਹੇ ਭਾਈ! (ਸੰਸਾਰ-ਸਮੁੰਦਰ ਵਿਚ) ਡੁੱਬ ਰਿਹਾ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦਾ ਨਾਮ ਜਪ ਕੇ (ਪਾਰ ਲੰਘ ਸਕਣ ਲਈ) ਹੌਸਲਾ ਪ੍ਰਾਪਤ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਮਾਇਆ ਦਾ ਮੋਹ ਮਿਟ ਜਾਂਦਾ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਦੁੱਖ-ਦਰਦ ਨਾਸ ਹੋ ਜਾਂਦਾ ਹੈ । ੧। ਰਹਾਉ।

ਹੇ ਭਾਈ! ਮੈਂ (ਭੀ) ਦਿਨ ਰਾਤ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਹਾਂ । ਹੇ ਪ੍ਰਭੂ! ਮੈਂ ਜਿਧਰ ਕਿਧਰ ਵੇਖਦਾ ਹਾਂ (ਗੁਰੂ ਦੀ ਕਿਰਪਾ ਨਾਲ) ਮੈਨੂੰ ਤੇਰਾ ਹੀ ਸਹਾਰਾ ਦਿੱਸ ਰਿਹਾ ਹੈ । ੧।

ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ, ਗੁਰੂ ਨੂੰ ਮਿਲਦਿਆਂ ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ।੨।੮।੨੭।

ਕਾਨੜਾ ਮਹਲਾ ੫ ॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥
ਰਹਾਉ ॥ ਕਰਿ ਕਿਰਪਾ ਪ੍ਰਭੁ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥੧॥ ਪਾਰਬ੍ਰਹਮ ਕਉ ਸਿਮਰਹੁ
ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥ {ਪੰਨਾ 1303}

ਪਦ ਅਰਥ:- ਸਿਮਰਤ—ਸਿਮਰਦਿਆਂ । ਮਨਹਿ—ਮਨ ਵਿਚ । ਪਾਈਐ—ਪ੍ਰਾਪਤ ਕਰ ਲਈਦਾ ਹੈ ।
ਮਿਲਿ—ਮਿਲ ਕੇ । ਜਸੁ—ਸਿਫਤਿ—ਸਾਲਾਹ । ਗਾਈਐ—ਗਾਣਾ ਚਾਹੀਦਾ ਹੈ ।੧।ਰਹਾਉ।

ਪ੍ਰਭੁ—ਹੇ ਪ੍ਰਭੂ! ਰਿਦੈ—ਹਿਰਦੇ ਵਿਚ । ਬਸੇਰੋ—ਟਿਕਾਣਾ । ਚਰਨ ਸੰਤਨ ਕੈ—ਸੰਤ ਜਨਾਂ ਦੇ ਚਰਨਾਂ ਉੱਤੇ
।੧।

ਕਉ—ਨੂੰ । ਮਨਾਂ—ਹੇ ਮਨ! ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸੁਨਾਂ—ਸੁਣਾਂ ।੧।

ਅਰਥ:- ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫਤਿ—ਸਾਲਾਹ ਦਾ ਗੀਤ ਗਾਂਦੇ
ਰਹਿਣਾ ਚਾਹੀਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਮਨ ਵਿਚ ਆਨੰਦ ਪ੍ਰਾਪਤ ਕਰ ਸਕੀਦਾ ਹੈ
।੧।ਰਹਾਉ।

ਹੇ ਪ੍ਰਭੂ! ਮਿਹਰ ਕਰ ਕੇ (ਮੇਰੇ) ਹਿਰਦੇ ਵਿਚ (ਆਪਣਾ) ਟਿਕਾਣਾ ਬਣਾਈ ਰੱਖ । ਹੇ ਪ੍ਰਭੂ! ਮੇਰਾ ਮੱਥਾ (ਤੇਰੇ)
ਸੰਤ ਜਨਾਂ ਦੇ ਚਰਨਾਂ ਉੱਤੇ ਟਿਕਿਆ ਰਹੇ ।੧।

ਹੇ ਨਾਨਕ! (ਆਖ—) ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਗੁਰੂ ਦੀ ਸਰਨ ਪੈ ਕੇ
ਪਰਮਾਤਮਾ ਦੀ ਸਿਫਤਿ—ਸਾਲਾਹ ਦਾ ਗੀਤ ਸੁਣਿਆ ਕਰ ।੨।੯।੨੮।

ਕਾਨੜਾ ਮਹਲਾ ੫ ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭੁ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ
ਅਖੀਅਨ ਕਉ ਸੰਤੋਖੁ ਪ੍ਰਭੁ ਦਰਸਨ ॥੧॥ ਰਹਾਉ ॥ ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੇਖ
ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥ ਸਰਨਿ
ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ
ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥ {ਪੰਨਾ 1303}

ਪਦ ਅਰਥ:- ਮਨ—ਹੇ ਮਨ! ਪਰਸਨ—ਫੁਹਣਾ । ਰਸਨਾ—ਜੀਭ । ਭੋਜਨਿ—ਭੋਜਨ ਨਾਲ । ਤ੍ਰਿਪਤਾਨੀ—
ਰੱਜੀ ਰਹਿੰਦੀ ਹੈ । ਅਖੀਅਨ ਕਉ—ਅੱਖਾਂ ਨੂੰ । ਸੰਤੋਖ—ਸਾਂਤੀ ।੧।ਰਹਾਉ।

ਕਰਨਨਿ—ਕੰਨਾਂ ਵਿਚ । ਪੂਰਿ ਰਹਿਓ—ਭਰਿਆ ਰਹਿੰਦਾ ਹੈ, ਟਿਕਿਆ ਰਹਿੰਦਾ ਹੈ । ਕਲਮਲ—ਪਾਪ ।
ਮਲ—ਮੈਲ । ਹਰਸਨ—ਦੂਰ ਕਰ ਸਕਣ ਵਾਲਾ । ਪਾਵਨ ਧਾਵਨ—ਪੈਰਾਂ ਨਾਲ ਦੌੜ-ਭੱਜ । ਪੰਥਾ—ਰਸਤਾ
। ਸੁਖ ਪੰਥਾ—ਸੁਖ ਦੇਣ ਵਾਲਾ ਰਸਤਾ । ਕਾਇਆ—ਸਰੀਰ । ਸਰਸਨ—ਸ-ਰਸਨ, ਰਸ-ਸਹਿਤ, ਹੁਲਾਰੇ
ਵਾਲੇ ।੧।

ਗਹੀ—ਫੜੀ । ਉਪਾਵ—(ਲਫਜ਼ 'ਉਪਾਉ' ਤੋਂ ਬਹੁ-ਵਚਨ) ਹੀਲੇ । ਆਨ—(ਅਨਯ) ਹੋਰ । ਕਰੁ—ਹੱਥ

(ਇਕ-ਵਚਨ) । ਗਹਿ ਲੀਏ—ਫੜ ਲਏ । ਅੰਧ ਘੋਰ—ਘੁੱਪ ਹਨੇਰਾ । ਸਾਗਰ—ਸਮੁੰਦਰ । ਮਰਸਨ—
(ਆਤਮਕ) ਮੌਤ । ੨ ।

ਅਰਥ:- ਹੇ ਮੇਰੇ ਮਨ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਪ੍ਰਭੂ ਦੇ ਚਰਨ ਛੁਹਣ ਲਈ ਤਾਂਘ ਹੁੰਦੀ ਹੈ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ ਦੀ (ਆਤਮਕ) ਖੁਰਾਕ ਨਾਲ ਰੱਜੀ ਰਹਿੰਦੀ ਹੈ, ਉਹਨਾਂ ਦੀਆਂ ਅੱਖਾਂ ਨੂੰ ਪ੍ਰਭੂ ਦੇ ਦੀਦਾਰ ਦੀ ਠੰਢ ਮਿਲੀ ਰਹਿੰਦੀ ਹੈ । ੧। ਰਹਾਉ ।

ਹੇ ਮੇਰੇ ਮਨ! (ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ ਦੇ ਚਰਨ ਛੁਹਣ ਦੀ ਤਾਂਘ ਹੁੰਦੀ ਹੈ, ਉਹਨਾਂ ਦੇ) ਕੰਨਾਂ ਵਿਚ ਪ੍ਰੀਤਮ ਪ੍ਰਭੂ ਦੀ ਸਿਫਤਿ-ਸਾਲਾਹ ਟਿਕੀ ਰਹਿੰਦੀ ਹੈ ਜੋ ਸਾਰੇ ਪਾਪਾਂ ਸਾਰੇ ਐਬਾਂ ਦੀ ਮੈਲ ਦੂਰ ਕਰਨ ਦੇ ਸਮਰੱਥ ਹੈ, ਉਹਨਾਂ ਦੇ ਪੈਰਾਂ ਦੀ ਦੌੜ-ਭੱਜ ਮਾਲਕ-ਪ੍ਰਭੂ (ਦੇ ਮਿਲਾਪ) ਦੇ ਸੁਖਦਾਈ ਰਸਤੇ ਉਤੇ ਬਣੀ ਰਹਿੰਦੀ ਹੈ, ਉਹਨਾਂ ਦੇ ਸਰੀਰਕ ਅੰਗ ਸੰਤ ਜਨਾਂ (ਦੇ ਚਰਨਾਂ) ਨਾਲ (ਛੁਹ ਕੇ) ਹੁਲਾਰੇ ਵਿਚ ਟਿਕੇ ਰਹਿੰਦੇ ਹਨ । ੧।

ਹੇ ਮੇਰੇ ਮਨ ਜਿਨ੍ਹਾਂ ਮਨੁੱਖਾਂ ਨੇ ਸਰਬ-ਵਿਆਪਕ ਨਾਸ-ਰਹਿਤ ਪਰਮਾਤਮਾ ਦੀ ਸਰਨ ਫੜ ਲਈ, ਉਹ (ਇਸ ਸਰਨ ਨੂੰ ਛੱਡ ਕੇ ਉਸ ਦੇ ਮਿਲਾਪ ਵਾਸਤੇ) ਹੋਰ ਹੋਰ ਹੀਲੇ ਕਰ ਕੇ ਨਹੀਂ ਥੱਕਦੇ ਫਿਰਦੇ । ਹੇ ਨਾਨਕ! (ਆਖ—) ਪ੍ਰਭੂ ਨੇ ਜਿਨ੍ਹਾਂ ਆਪਣੇ ਸੇਵਕਾਂ ਦਾ ਹੱਥ ਫੜ ਲਿਆ ਹੁੰਦਾ ਹੈ, ਉਹ ਸੇਵਕ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਸੰਸਾਰ-ਸਮੁੰਦਰ ਵਿਚ ਆਤਮਕ ਮੌਤ ਨਹੀਂ ਸਹੇੜਦੇ । ੨। ੧੦। ੨੯।

ਕਾਨੜਾ ਮਹਲਾ ੫ ॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ
॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ਅਨਿਤ ਬਿਉਹਾਰ ਅਚਾਰ
ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ
ਪਰੀਆ ॥੨॥੧੧॥੩੦॥ {ਪੰਨਾ 1303}

ਪਦ ਅਰਥ:- ਕੁਹਕਤ—ਕੁਹਕਦੇ ਹਨ (ਮੋਰਾਂ ਵਾਂਗ), ਮੱਚਦੇ ਹਨ । ਖਪਟ—ਨਾਸ ਕਰਨ ਵਾਲੇ, ਆਤਮਕ ਜੀਵਨ ਨੂੰ ਤਬਾਹ ਕਰਨ ਵਾਲੇ । ਕਪਟ—ਖੋਟ । ਖਲ—ਦੁਸ਼ਟ (ਕਾਮਾਦਿਕ) । ਗਰਜਤ—ਗੱਜਦੇ ਹਨ । ਮੀਚੁ—ਮੌਤ, ਆਤਮਕ ਮੌਤ । ਮਰਜਤ—ਮਾਰਦੀ ਹੈ । ਬਰੀਆ—ਵਾਰੀ । ੧। ਰਹਾਉ ।

ਅਹੰ—ਅਹੰਕਾਰ । ਮਤ—ਮੱਤੇ ਹੋਏ । ਅਨ—(ਅਨਯ) ਹੋਰ ਹੋਰ (ਰਸ) । ਰਤ—ਰੱਤੇ ਹੋਏ । ਕੁਮਿਤ—ਖੋਟੇ ਮਿੱਤਰ । ਹਿਤ—ਪਿਆਰ । ਪੇਖਤ—ਵੇਖਦੇ । ਭ੍ਰਮਤ—ਭਟਕਦੇ । ਗਰੀ—ਗਲੀ । ਲਾਖ ਗਰੀਆ—(ਕਾਮਾਦਿਕ ਵਿਕਾਰਾਂ ਦੀਆਂ) ਲੱਖਾਂ ਗਲੀਆਂ । ੧।

ਅਨਿਤ ਬਿਉਹਾਰ—ਨਾਹ ਨਿੱਤ ਰਹਿਣ ਵਾਲੇ ਪਦਾਰਥਾਂ ਦਾ ਕਾਰ-ਵਿਹਾਰ । ਅਚਾਰ—ਆਚਰਨ । ਬਿਧਿ ਹੀਨਤ—ਮਰਯਾਦਾ ਤੋਂ ਸੱਖਣਾ । ਮਮ—ਮਮਤਾ । ਮਦ—ਨਸ਼ਾ । ਮਾਤ—ਮੱਤੇ ਹੋਏ । ਕੋਪ—ਕ੍ਰੋਧ । ਜਰੀਆ—ਸੜਦੇ । ਕਰੁਣ—(ਕਰੁਣਾ—ਤਰਸ) ਹੇ ਤਰਸ-ਰੂਪ! ਕ੍ਰਿਪਾਲ—ਹੇ ਦਇਆ ਦੇ ਘਰ! ਗੁਪਾਲ—ਹੇ ਗੁਪਾਲ! (ਅੱਖਰ 'ਗ' ਦੇ ਨਾਲ ਦੋ ਲਗਾਂ ਹਨ— ' ਅਤੇ ' । ਅਸਲ ਲਫਜ਼ 'ਗੋਪਾਲ' ਹੈ, ਇਥੇ 'ਗੁਪਾਲ' ਪੜ੍ਹਨਾ ਹੈ) । ਦੀਨ ਬੰਧੁ—ਗਰੀਬਾਂ ਦਾ ਹਿਤੂ । ਉਧਰੁ—(ਵਿਕਾਰਾਂ ਤੋਂ) ਬਚਾਈ ਰੱਖ । ੨।

ਅਰਥ:- ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ) ਨਾਸ ਕਰਨ ਵਾਲੇ ਖੋਟ ਭੜਕੇ ਰਹਿੰਦੇ ਹਨ, (ਜਿਨ੍ਹਾਂ ਦੇ ਅੰਦਰ ਕਾਮਾਦਿਕ) ਦੁਸ਼ਟ ਗੱਜਦੇ ਰਹਿੰਦੇ ਹਨ, (ਉਹਨਾਂ ਨੂੰ) ਮੌਤ ਅਨੇਕਾਂ ਵਾਰੀ ਮਾਰਦੀ ਰਹਿੰਦੀ ਹੈ । ੧। ਰਹਾਉ ।

ਹੇ ਭਾਈ! (ਅਜਿਹੇ ਮਨੁੱਖ) ਹਉਮੈ ਦੇ ਮੱਤੇ ਹੋਏ (ਪ੍ਰਭੂ ਨੂੰ ਭੁਲਾ ਕੇ) ਹੋਰ ਹੋਰ (ਰਸਾਂ) ਵਿਚ ਰੱਤੇ ਰਹਿੰਦੇ ਹਨ, (ਅਜਿਹੇ ਮਨੁੱਖ) ਖੋਟੇ ਮਿੱਤਰਾਂ ਨਾਲ ਪਿਆਰ ਪਾਂਦੇ ਹਨ, ਖੋਟਿਆਂ ਨੂੰ ਆਪਣੇ ਸੱਜਣ ਬਣਾਂਦੇ ਹਨ, (ਅਜਿਹੇ ਮਨੁੱਖ ਕਾਮਾਦਿਕ ਵਿਕਾਰਾਂ ਦੀਆਂ) ਲੱਖਾਂ ਗਲੀਆਂ ਨੂੰ ਝਾਕਦੇ ਭਟਕਦੇ ਫਿਰਦੇ ਹਨ । ੧।

ਹੇ ਭਾਈ! (ਅਜਿਹੇ ਮਨੁੱਖ) ਨਾਸਵੰਤ ਪਦਾਰਥਾਂ ਦੇ ਕਾਰ-ਵਿਹਾਰ ਵਿਚ ਹੀ ਰੁੱਝੇ ਰਹਿੰਦੇ ਹਨ, ਉਹਨਾਂ ਦਾ ਆਚਰਨ ਚੰਗੀ ਮਰਯਾਦਾ ਤੋਂ ਸੱਖਣਾ ਹੁੰਦਾ ਹੈ, ਉਹ (ਮਾਇਆ ਦੀ) ਮਮਤਾ ਦੇ ਨਸ਼ੇ ਵਿਚ ਮਸਤ ਰਹਿੰਦੇ ਹਨ, ਅਤੇ ਕ੍ਰੋਧ ਦੀ ਅੱਗ ਵਿਚ ਸੜਦੇ ਰਹਿੰਦੇ ਹਨ ।

ਹੇ ਨਾਨਕ! (ਆਖ—) ਹੇ ਤਰਸ-ਰੂਪ ਪ੍ਰਭੂ! ਹੇ ਦਇਆ ਦੇ ਘਰ ਪ੍ਰਭੂ! ਹੇ ਸ੍ਰਿਸ਼ਟੀ ਦੇ ਪਾਲਕ! ਤੂੰ ਗਰੀਬਾਂ ਦਾ ਪਿਆਰਾ ਹੈਂ, (ਮੈਂ ਤੇਰੀ) ਸਰਨ ਆ ਪਿਆ ਹਾਂ, (ਮੈਨੂੰ ਇਹਨਾਂ ਕਾਮਾਦਿਕ ਦੁਸ਼ਟਾਂ ਤੋਂ) ਬਚਾਈ ਰੱਖ । ੨। ੧੧। ੩੦।

ਕਾਨੜਾ ਮਹਲਾ ੫ ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥ ਗੋਬਿੰਦ
ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ
॥੧॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ ਪਤਿਤ ਪਾਵਨ ਸਰਨਿ ਆਇਓ ਉਧਰੁ
ਨਾਨਕ ਜਾਨਿ ॥੨॥੧੨॥੩੧॥ {ਪੰਨਾ 1303-1304}

ਪਦ ਅਰਥ:- ਜੀਅ ਦਾਤਾ—ਜਿੰਦ ਦੇਣ ਵਾਲਾ । ਪ੍ਰਾਨ ਦਾਤਾ—ਪ੍ਰਾਨ ਦੇਣ ਵਾਲਾ । ਮਾਨ ਦਾਤਾ—ਇੱਜ਼ਤ ਦੇਣ ਵਾਲਾ । ਬਿਸਰਤੇ—ਭੁੱਲਦਿਆਂ । ਹਾਨਿ—ਹਾਨੀ, ਘਾਟਾ, ਆਤਮਕ ਘਾਟ । ੧। ਰਹਾਉ।

ਤਿਆਗਿ—ਤਿਆਗ ਕੇ, ਭੁਲਾ ਕੇ । ਆਨ—(ਅਨਘ) ਹੋਰ ਹੋਰ (ਪਦਾਰਥਾਂ) ਵਿਚ । ਲਾਗਹਿ—ਤੂੰ ਲੱਗ ਰਿਹਾ ਹੈਂ । ਅੰਮ੍ਰਿਤੋ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਡਾਰਿ—ਡੋਲੂ ਕੇ । ਭੂਮਿ ਪਾਗਹਿ—ਧਰਤੀ ਉਤੇ ਸੁੱਟ ਰਿਹਾ ਹੈਂ । ਬਿਖੈ ਰਸ ਸਿਉ—ਵਿਸ਼ੇ-ਵਿਕਾਰਾਂ ਦੇ ਸੁਆਦਾਂ ਨਾਲ । ਆਸਕਤ—ਲੰਪਟ, ਚੰਬੜਿਆ ਹੋਇਆ । ਮੂੜੇ—ਹੇ ਮੂਰਖ! ਕਾਹੇ—ਕਿਵੇਂ? ਮਾਨਿ—ਮਾਣ ਸਕਦਾ ਹੈਂ । ੧।

ਕਾਮਿ—ਕਾਮ (-ਵਾਸਨਾ) ਵਿਚ । ਬਿਆਪਿਓ—ਫਸਿਆ ਹੋਇਆ । ਖਾਨਿ—ਖਾਣ, ਸੋਮਾ । ਜਨਮ ਹੀ ਕੀ ਖਾਨਿ—ਜਨਮਾਂ ਦੇ ਗੇੜ ਦਾ ਹੀ ਸੋਮਾ । ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਪਤਿਤ ਪਾਵਨ—ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ! ਉਧਰੁ—ਬਚਾ ਲੈ । ਜਾਨਿ—(ਆਪਣਾ) ਜਾਣ ਕੇ । ੨।

ਅਰਥ:- ਹੇ ਭਾਈ! ਪਰਮਾਤਮਾ (ਤੈਨੂੰ) ਜਿੰਦ ਦੇਣ ਵਾਲਾ ਹੈ, ਪ੍ਰਾਣ ਦੇਣ ਵਾਲਾ ਹੈ, ਇੱਜ਼ਤ ਦੇਣ ਵਾਲਾ ਹੈ । (ਅਜਿਹੇ) ਪਰਮਾਤਮਾ ਨੂੰ ਵਿਸਾਰਦਿਆਂ (ਆਤਮਕ ਜੀਵਨ ਵਿਚ) ਘਾਟਾ ਹੀ ਘਾਟਾ ਪੈਂਦਾ ਹੈ । ੧। ਰਹਾਉ।

ਹੇ ਮੂਰਖ! ਪਰਮਾਤਮਾ (ਦੀ ਯਾਦ) ਛੱਡ ਕੇ ਤੂੰ ਹੋਰ ਹੋਰ (ਪਦਾਰਥਾਂ) ਵਿਚ ਲੱਗਾ ਰਹਿੰਦਾ ਹੈਂ, ਤੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਡੋਲੂ ਕੇ ਧਰਤੀ ਵਿਚ ਸੁੱਟ ਰਿਹਾ ਹੈਂ, ਵਿਸ਼ੇ-ਵਿਕਾਰਾਂ ਦੇ ਸੁਆਦਾਂ ਨਾਲ ਚੰਬੜਿਆ ਹੋਇਆ ਤੂੰ ਕਿਵੇਂ ਸੁਖ ਹਾਸਲ ਕਰ ਸਕਦਾ ਹੈਂ? । ੧।

ਹੇ ਮੂਰਖ! ਤੂੰ (ਸਦਾ) ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ ਫਸਿਆ ਰਹਿੰਦਾ ਹੈਂ, (ਇਹ ਕਾਮ ਕ੍ਰੋਧ ਲੋਭ ਆਦਿਕ ਤਾਂ) ਜਨਮਾਂ ਦੇ ਗੇੜ ਦਾ ਹੀ ਵਸੀਲਾ ਹਨ ।

ਹੇ ਨਾਨਕ! (ਆਖ—) ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ! (ਮੈਂ ਤੇਰੀ) ਸਰਨ ਆਇਆ ਹਾਂ, (ਮੈਨੂੰ

ਆਪਣੇ ਦਰ ਤੇ ਡਿਗਾ) ਜਾਣ ਕੇ (ਇਹਨਾਂ ਵਿਕਾਰਾਂ ਤੋਂ ਬਚਾਈ ਰੱਖ) ।੨।੧੨।੩੧।

ਕਾਨੜਾ ਮਹਲਾ ੫ ॥ ਅਵਿਲੋਕਉ ਰਾਮ ਕੋ ਮੁਖਾਰਬਿੰਦ ॥ ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ
॥੧॥ ਰਹਾਉ ॥ ਚਰਨ ਕਮਲ ਰਿਦੈ ਧਾਰਿ ॥ ਉਤਰਿਆ ਦੁਖੁ ਮੰਦ ॥੧॥ ਰਾਜ ਧਨੁ ਪਰਵਾਰੁ ਮੇਰੈ
ਸਰਬਸੋ ਗੋਬਿੰਦ ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥ {ਪੰਨਾ 1304}

ਪਦ ਅਰਥ:- ਅਵਿਲੋਕਉ—ਅਵਿਲੋਕਉਂ, ਮੈਂ ਵੇਖਦਾ ਹਾਂ । ਕੋ—ਦਾ । ਮੁਖਾਰਬਿੰਦ—(ਮੁਖ-ਅਰਬਿੰਦ ।
ਅਰਬਿੰਦ—ਕੌਲ ਫੁੱਲ) ਕੌਲ ਫੁੱਲ ਵਰਗਾ ਸੋਹਣਾ ਮੂੰਹ । ਖੋਜਤ—ਖੋਜਦਿਆਂ । ਚਿੰਦ—ਚਿੰਤਾ ।੧।ਰਹਾਉ।

ਰਿਦੈ—ਹਿਰਦੇ ਵਿਚ । ਧਾਰਿ—ਧਾਰ ਕੇ, ਟਿਕਾ ਕੇ । ਮੰਦ—ਭੈੜਾ, ਚੰਦਰਾ ।੧।

ਮੇਰੈ—ਮੇਰੇ ਵਾਸਤੇ । ਸਰਬਸੋ—(सर्वस्व—ਸਾਰਾ ਧਨ) ਸਭ ਕੁਝ । ਸਾਧ ਸੰਗਮਿ—ਗੁਰੂ ਦੀ ਸੰਗਤਿ ਵਿਚ ।
ਮਰੰਦ—ਮਰਦਾ, ਆਤਮਕ ਮੌਤ ਆਉਂਦੀ ।੨।

ਅਰਥ:- ਹੇ ਭਾਈ! (ਗੁਰੂ ਦੀ ਰਾਹੀਂ) ਭਾਲ ਕਰਦਿਆਂ ਕਰਦਿਆਂ (ਮੈਂ ਪਰਮਾਤਮਾ ਦਾ ਨਾਮ-) ਰਤਨ ਲੱਭ
ਲਿਆ ਹੈ (ਜਿਸ ਦੀ ਬਰਕਤਿ ਨਾਲ ਮੇਰੇ ਅੰਦਰੋਂ) ਸਾਰੀ ਚਿੰਤਾ ਦੂਰ ਹੋ ਗਈ ਹੈ । (ਹੁਣ ਮੇਰੀ ਇਹੀ ਤਾਂਘ
ਰਹਿੰਦੀ ਹੈ ਕਿ) ਮੈਂ ਪ੍ਰਭੂ ਦਾ ਸੋਹਣਾ ਮੁਖੜਾ (ਸਦਾ) ਵੇਖਦਾ ਰਹਾਂ ।੧।ਰਹਾਉ।

ਹੇ ਭਾਈ! ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਵਸਾ ਕੇ (ਮੇਰੇ ਅੰਦਰੋਂ) ਭੈੜਾ (ਸਾਰਾ) ਦੁੱਖ ਦੂਰ ਹੋ ਗਿਆ ਹੈ
।੧।

ਹੇ ਭਾਈ! (ਹੁਣ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ ਹੀ) ਸਭ ਕੁਝ ਹੈ, (ਨਾਮ ਹੀ ਮੇਰੇ ਵਾਸਤੇ) ਰਾਜ (ਹੈ,
ਨਾਮ ਹੀ ਮੇਰੇ ਵਾਸਤੇ) ਧਨ (ਹੈ, ਨਾਮ ਹੀ ਮੇਰਾ) ਪਰਵਾਰ ਹੈ । ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੇ) ਗੁਰੂ ਦੀ
ਸੰਗਤਿ ਵਿਚ (ਟਿਕ ਕੇ ਪਰਮਾਤਮਾ ਦਾ ਨਾਮ ਦਾ) ਲਾਭ ਖੱਟ ਲਿਆ, ਉਹਨਾਂ ਨੂੰ ਮੁੜ ਆਤਮਕ ਮੌਤ ਨਹੀਂ
ਆਉਂਦੀ ।੨।੧੩।੩੨।

ਕਾਨੜਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਪ੍ਰਭ ਪੂਜਹੋ ਨਾਮੁ ਅਰਾਧਿ ॥ ਗੁਰ ਸਤਿਗੁਰ
ਚਰਨੀ ਲਾਗਿ ॥ ਹਰਿ ਪਾਵਹੁ ਮਨੁ ਅਗਾਧਿ ॥ ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥ ਅਨਿਕ
ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ
ਕਮਾਸਿ ॥ ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥ ਅਵਰ ਓਟ ਮੈ ਕੋਇ ਨ
ਸੂਝੈ ਇਕ ਹਰਿ ਕੀ ਓਟ ਮੈ ਆਸ ॥ ਕਿਆ ਦੀਨੁ ਕਰੇ ਅਰਦਾਸਿ ॥ ਜਉ ਸਭ ਘਟਿ ਪ੍ਰਭੁ ਨਿਵਾਸ ॥ ਪ੍ਰਭ
ਚਰਨਨ ਕੀ ਮਨਿ ਪਿਆਸ ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮ੍ਹਰਾ ਹਉ ਬਲਿ ਬਲਿ ਸਦ ਬਲਿ ਜਾਸ
॥੨॥੧॥੩੩॥ {ਪੰਨਾ 1304}

ਪਦ ਅਰਥ:- ਪੂਜਹੋ—ਪੂਜਹੁ, ਪੂਜਾ-ਭਗਤੀ ਕਰੋ । ਆਰਾਧਿ—ਆਰਾਧ ਕੇ, ਸਿਮਰ ਕੇ । ਲਾਗਿ—ਲੱਗ ਕੇ
। ਪਾਵਹੁ—ਲੱਭ ਲਵੋਗੇ, ਮਿਲਾਪ ਹਾਸਲ ਕਰ ਲਵੋਗੇ । ਅਗਾਧਿ—ਅਥਾਹ । ਜੀਤੋ—ਜਿੱਤਿਆ ਜਾ ਸਕੇਗਾ ।
ਹੋ—ਹੇ ਭਾਈ! ਗੁਰ ਕਿਰਪਾਧਿ—ਗੁਰੂ ਦੀ ਕਿਰਪਾ ਨਾਲ ।੧।ਰਹਾਉ।

ਬਹੁ ਬਿਧਿ—ਕਈ ਤਰ੍ਹਾਂ । ਸਾ—ਉਹੀ । ਜਿ—ਜਿਹੜੀ । ਹਰਿ ਭਾਵਾਸਿ—ਹਰੀ ਨੂੰ ਚੰਗੀ ਲੱਗਦੀ ਹੈ ।

ਪੁਤਰੀ—ਪੁਤਲੀ । ਜੋਰੀ—ਜੋੜੀ, ਬਣਾਈ । ਏਹ—ਇਹ ਪੁਤਲੀ । ਕਿਆ ਕਰਮ—ਕਿਹੜੇ ਕਰਮ? ਕਮਾਸਿ—ਕਰ ਸਕਦੀ ਹੈ । ਪ੍ਰਭ—ਹੇ ਪ੍ਰਭੂ! ਪਕਰਿ—ਫੜ ਕੇ । ਮਾਰਗਿ—ਰਸਤੇ ਉੱਤੇ । ਤੁਧੁ—ਤੈਨੂੰ । ਮਿਲਾਸਿ—ਮਿਲ ਪੈਂਦਾ ਹੈ ।੧।

ਮੈ—ਮੈਨੂੰ । ਦੀਨੁ—ਨਿਮਾਣਾ, ਗਰੀਬ । ਜਉ—ਜਦੋਂ । ਘਟਿ—ਘਟ ਵਿਚ, ਸਰੀਰ ਵਿਚ । ਮਨਿ—ਮਨ ਵਿਚ । ਕਹੀਅਤੁ ਹੈ—ਅਖਵਾਂਦਾ ਹੈ, ਕਿਹਾ ਜਾਂਦਾ ਹੈ । ਹਉ—ਹਉਂ, ਮੈਂ । ਬਲਿ ਬਲਿ—ਸਦਕੇ । ਸਦ—ਸਦਾ । ਜਾਸ—ਜਾਂਦਾ ਹਾਂ ।੨।

ਅਰਥ:- ਹੇ ਭਾਈ! ਗੁਰੂ ਸਤਿਗੁਰੂ ਦੀ ਚਰਨੀਂ ਲੱਗ ਕੇ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਪ੍ਰਭੂ ਦੀ ਪੂਜਾ-ਭਗਤੀ ਕਰਿਆ ਕਰੋ, (ਇਸ ਤਰ੍ਹਾਂ ਉਸ) ਅਥਾਹ ਮਨ (ਦੇ ਮਾਲਕ) ਪ੍ਰਭੂ ਦਾ ਮਿਲਾਪ ਹਾਸਲ ਕਰ ਲਵੋਗੇ । ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪ੍ਰਭੂ ਦਾ ਸਿਮਰਨ ਕੀਤਿਆਂ) ਜਗਤ (ਦਾ ਮੋਹ) ਜਿੱਤਿਆ ਜਾਂਦਾ ਹੈ ।੧। ਰਹਾਉ ।

ਹੇ ਭਾਈ! (ਜਗਤ ਵਿਚ) ਅਨੇਕਾਂ ਪੂਜਾ (ਹੋ ਰਹੀਆਂ ਹਨ) ਮੈਂ (ਇਹਨਾਂ ਦੀ) ਕਈ ਤਰ੍ਹਾਂ ਖੋਜ-ਭਾਲ ਕੀਤੀ ਹੈ, (ਪਰ) ਉਹੀ ਪੂਜਾ (ਸ੍ਰੇਸ਼ਟ) ਹੈ ਜਿਹੜੀ ਪਰਮਾਤਮਾ ਨੂੰ ਚੰਗੀ ਲੱਗਦੀ ਹੈ (ਜਿਸ ਨਾਲ ਪਰਮਾਤਮਾ ਪ੍ਰਸੰਨ ਹੁੰਦਾ ਹੈ) । (ਪਰ ਅਜਿਹੀ ਪੂਜਾ ਭੀ ਪ੍ਰਭੂ ਆਪ ਹੀ ਕਰਾਂਦਾ ਹੈ) । ਹੇ ਭਾਈ! (ਪਰਮਾਤਮਾ ਨੇ ਮਨੁੱਖ ਦੀ ਇਹ) ਮਿੱਟੀ ਦੀ ਪੁਤਲੀ ਬਣਾ ਦਿੱਤੀ (ਪੁਤਲੀਆਂ ਦਾ ਮਾਲਕ ਪੁਤਲੀਆਂ ਨੂੰ ਆਪ ਹੀ ਨਚਾਂਦਾ ਹੈ), ਇਹ ਜੀਵ-ਪੁਤਲੀ (ਪੁਤਲੀਆਂ ਘੜਨ ਵਾਲੇ ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ) ਕੋਈ ਕੰਮ ਨਹੀਂ ਕਰ ਸਕਦੀ । ਹੇ ਪ੍ਰਭੂ! ਜਿਸ ਜੀਵ ਨੂੰ (ਉਸ ਦੀ) ਬਾਂਹ ਫੜ ਕੇ ਤੂੰ (ਜੀਵਨ ਦੇ ਸਹੀ) ਰਸਤੇ ਉੱਤੇ ਤੋਰਦਾ ਹੈਂ, ਉਹ ਜੀਵ ਤੈਨੂੰ ਮਿਲ ਪੈਂਦਾ ਹੈ ।੧।

ਹੇ ਭਾਈ! (ਪ੍ਰਭੂ ਤੋਂ ਬਿਨਾ) ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ, ਮੈਨੂੰ ਸਿਰਫ ਪ੍ਰਭੂ ਦੀ ਓਟ ਹੈ ਪ੍ਰਭੂ ਦੀ (ਸਹਾਇਤਾ ਦੀ) ਆਸ ਹੈ । ਹੇ ਭਾਈ! ਜਦੋਂ ਹਰੇਕ ਸਰੀਰ ਵਿਚ ਪ੍ਰਭੂ ਦਾ ਹੀ ਨਿਵਾਸ ਹੈ (ਤਾਂ ਉਸ ਦੀ ਪ੍ਰੇਰਨਾ ਤੋਂ ਬਿਨਾ) ਵਿਚਾਰਾ ਜੀਵ ਕੋਈ ਅਰਦਾਸ ਭੀ ਨਹੀਂ ਕਰ ਸਕਦਾ । ਹੇ ਭਾਈ! (ਉਸ ਦੀ ਮਿਹਰ ਨਾਲ ਹੀ ਮੇਰੇ) ਮਨ ਵਿਚ ਪ੍ਰਭੂ ਦੇ ਚਰਨਾਂ (ਦੇ ਮਿਲਾਪ) ਦੀ ਤਾਂਘ ਹੈ ।

ਹੇ ਪ੍ਰਭੂ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ (ਇਸ ਦੀ ਲਾਜ ਰੱਖ, ਇਸ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) । ਹੇ ਪ੍ਰਭੂ ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ।੨।੧।੩੩।

ਕਾਨੜਾ ਮਹਲਾ ੫ ਘਰੁ ੬ ੧ੳ ਸਤਿਗੁਰ ਪ੍ਰਸਾਦਿ ॥ ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥ ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰੁ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੇਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੇਰੈ ॥੧॥ ਮਨਸਾ ਮਾਨਿ ਏਕ ਨਿਰੰਕੇਰੈ ॥ ਸਗਲ ਤਿਆਗਹੁ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ ਬਰਨਿ ਨ ਸਾਕਉ ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥ {ਪੰਨਾ 1304}

ਪਦ ਅਰਥ:- ਪ੍ਰਿਅ—ਹੇ ਪਿਆਰੇ ਪ੍ਰਭੂ! ਜਗਤ ਉਧਾਰਨ—ਜਗਤ (ਦੇ ਜੀਵਾਂ) ਨੂੰ (ਵਿਕਾਰਾਂ ਤੋਂ) ਬਚਾ ਸਕਣ

ਵਾਲਾ । ਤੇਰੈ—ਤੇਰੇ (ਹੱਥ) ਵਿਚ । ਨਵਨਿਧਿ—(ਧਰਤੀ ਦੇ) ਨੌ (ਹੀ) ਖਜ਼ਾਨੇ । ਨਿਧਾਨੁ—ਖਜ਼ਾਨਾ । ਹਰਿ ਕੇਰੈ—ਹਰੀ ਦੇ । ਰੰਗ ਰੰਗ ਰੰਗ—ਅਨੇਕਾਂ ਹੀ ਰੰਗ । ਹਰਿ ਅਨੂਪੇਰੈ—ਸੋਹਣੇ ਹਰੀ । ਅਨੂਪ—(ਅਨ-ਊਪ) ਜਿਸ ਵਰਗਾ ਹੋਰ ਕੋਈ ਨਹੀਂ, ਬਹੁਤ ਸੁੰਦਰ । ਮੋਹਿ—ਮੋਹ ਵਿਚ । ਮਗਨੇਰੈ—ਮਗਨ, ਮਸਤ । ਨੈਨਹੁ—ਅੱਖਾਂ ਨਾਲ । ਸਾਧ ਦਰਸੇਰੈ—ਗੁਰੂ ਦਾ ਦਰਸਨ । ਜਿਸੁ ਲਿਲੇਰੈ—ਜਿਸ ਦੇ ਮੱਥੇ ਉਤੇ (ਲਿਲਾਰ-ਲਿਲਾਟ, ਮੱਥਾ) ।੧।ਰਹਾਉ।

ਸੇਵਉ—ਸੇਵਉਂ, ਮੈਂ ਸੇਵਾ ਕਰਦਾ ਹਾਂ । ਬਾਂਛਉ—ਬਾਂਛਉਂ, ਮੈਂ ਚਾਹੁੰਦਾ ਹਾਂ । ਕਰੇਰੈ—ਕਰਦੀ ਹੈ । ਅਠਸਠਿ—ਅਠਾਹਠ । ਮਜਨੁ—ਇਸ਼ਨਾਨ । ਕਟੇਰੈ—ਕੱਟਦੀ ਹੈ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਨਹੀ ਮੇਰੈ—ਨਹੀਂ ਮੋੜਦਾ । ਸੰਗਿ ਨਾਲ । ਕਰੇਰੈ—ਕ੍ਰੋੜਾਂ । ਕੋ—ਦਾ । ਅੰਤਿ—ਆਖਰ ਨੂੰ, ਅੰਤ ਵੇਲੇ (ਜਦੋਂ ਹੋਰ ਹਰੇਕ ਪਦਾਰਥ ਦਾ ਸਾਥ ਮੁਕ ਜਾਂਦਾ ਹੈ) । ਪੁਕਰੇਰੈ—ਪੁੱਕਰਦਾ ਹੈ, ਮਦਦ ਕਰਦਾ ਹੈ, ਸਾਥ ਨਿਬਾਹੁੰਦਾ ਹੈ ।੧।

ਮਨਸਾ—(ਸਨੀਯਾ) ਮਨ ਦਾ ਫੁਰਨਾ । ਮਾਨਿ—ਸ਼ਾਂਤਿ ਕਰ । ਨਿਰੰਕੇਰੈ—ਨਿਰੰਕਾਰ ਵਿਚ । ਭਾਉ—ਪਿਆਰ । ਦੂਜੇਰੈ—ਦੂਜੇ ਪਦਾਰਥ ਵਿਚ । ਕਹਾਂ—ਮੈਂ ਆਖਾਂ । ਪ੍ਰਿਆ—ਹੇ ਪਿਆਰੇ ਪ੍ਰਭੂ! ਸਾਕਉ—ਸਾਕਉਂ । ਬਰਨਿ ਨ ਸਾਕਉ—ਮੈਂ ਬਿਆਨ ਨਹੀਂ ਕਰ ਸਕਦਾ । ਟੁਲੇਰੈ—ਟੋਲ, (ਦਿੱਤਾ ਹੋਇਆ) ਪਦਾਰਥ, ਕੀਤਾ ਹੋਇਆ ਉਪਕਾਰ । ਮਨਿ ਮੇਰੈ—ਮੇਰੇ ਮਨ ਵਿਚ । ਮਿਲੁ ਨਾਨਕ—ਨਾਨਕ ਨੂੰ ਮਿਲ । ਦੇਵ ਜਗਤ ਗੁਰ ਕੇਰੈ—ਹੇ ਜਗਤ ਕੇਰੈ ਗੁਰਦੇਵ! ।੨।

ਅਰਥ:- ਹੇ ਪਿਆਰੇ ਪ੍ਰਭੂ! ਜਗਤ (ਦੇ ਜੀਵਾਂ ਨੂੰ ਵਿਕਾਰਾਂ ਤੋਂ) ਬਚਾਵਣ ਵਾਲਾ ਤੇਰਾ ਨਾਮ ਤੇਰੇ (ਹੀ ਹੱਥ) ਵਿਚ ਹੈ । ਹੇ ਭਾਈ! ਪਰਮਾਤਮਾ ਦਾ ਨਾਮ-ਖਜ਼ਾਨਾ (ਮਾਨੋ, ਧਰਤੀ ਦੇ) ਨੌ ਹੀ ਖਜ਼ਾਨੇ ਹੈ । ਹੇ ਮਨ! ਸੋਹਣੇ ਹਰੀ ਦੇ (ਇਸ ਜਗਤ ਵਿਚ) ਅਨੇਕਾਂ ਹੀ ਰੰਗ ਤਮਾਸ਼ੇ ਹਨ, ਤੂੰ (ਇਹਨਾਂ ਰੰਗਾਂ ਦੇ) ਮੋਹ ਵਿਚ ਕਿਉਂ ਮਸਤ ਹੋ ਰਿਹਾ ਹੈਂ? ਹੇ ਭਾਈ! (ਆਪਣੀਆਂ) ਅੱਖਾਂ ਨਾਲ ਗੁਰੂ ਦਾ ਦਰਸਨ ਕਰਿਆ ਕਰ, (ਪਰ ਜੀਵ ਦੇ ਕੀਹ ਵੱਸ? ਗੁਰੂ ਦਾ ਦਰਸਨ) ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉਤੇ (ਇਸ ਦਰਸਨ ਦਾ) ਲੇਖ ਲਿਖਿਆ ਹੁੰਦਾ ਹੈ ।੧।ਰਹਾਉ।

ਹੇ ਭਾਈ! ਮੈਂ (ਤਾਂ) ਸੰਤ ਜਨਾਂ ਦੇ ਚਰਨਾਂ ਦੀ ਓਟ ਲੈਂਦਾ ਹਾਂ, ਮੈਂ (ਸੰਤ ਜਨਾਂ ਦੇ ਚਰਨਾਂ ਦੀ) ਧੂੜ ਮੰਗਦਾ ਹਾਂ (ਇਹ ਚਰਨ-ਧੂੜ ਮਨੁੱਖ ਦਾ ਜੀਵਨ) ਪਵਿੱਤਰ ਕਰਦੀ ਹੈ, (ਇਹ ਚਰਨ-ਧੂੜ ਹੀ) ਅਠਾਹਠ ਤੀਰਥਾਂ ਦਾ ਇਸ਼ਨਾਨ ਹੈ (ਸੰਤ ਜਨਾਂ ਦੀ ਚਰਨ-ਧੂੜ ਦਾ ਇਸ਼ਨਾਨ ਜੀਵਾਂ ਦੇ ਮਨ ਦੀ) ਮੈਲ ਦੂਰ ਕਰਦਾ ਹੈ । ਹੇ ਭਾਈ! (ਆਪਣੇ) ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਕਰ । (ਜਿਹੜਾ ਮਨੁੱਖ ਨਾਮ ਸਿਮਰਦਾ ਹੈ, ਉਸ ਵਲੋਂ ਪਰਮਾਤਮਾ ਆਪਣਾ) ਮੂੰਹ ਨਹੀਂ ਮੋੜਦਾ । ਹੇ ਭਾਈ! (ਜਮ੍ਹਾਂ ਕੀਤੇ ਹੋਏ) ਲੱਖਾਂ ਕ੍ਰੋੜਾਂ ਰੁਪਿਆਂ ਵਿਚੋਂ ਕੁਝ ਭੀ (ਅਖੀਰ ਵੇਲੇ ਮਨੁੱਖ ਦੇ) ਨਾਲ ਨਹੀਂ ਜਾਂਦਾ । ਅਖੀਰ ਵੇਲੇ (ਜਦੋਂ ਹਰੇਕ ਪਦਾਰਥ ਦਾ ਸਾਥ ਮੁੱਕ ਜਾਂਦਾ ਹੈ) ਪਰਮਾਤਮਾ ਦਾ ਨਾਮ ਹੀ ਸਾਥ ਨਿਬਾਹੁੰਦਾ ਹੈ ।੧।

ਹੇ ਭਾਈ! (ਆਪਣੇ) ਮਨ ਦੇ ਫੁਰਨੇ ਨੂੰ ਸਿਰਫ਼ ਨਿਰੰਕਾਰ (ਦੀ ਯਾਦ) ਵਿਚ ਸ਼ਾਂਤ ਕਰ ਲੈ । (ਪ੍ਰਭੂ ਤੋਂ ਬਿਨਾ) ਹੋਰ ਹੋਰ ਪਦਾਰਥ ਵਿਚ (ਪਾਇਆ ਹੋਇਆ) ਪਿਆਰ ਸਾਰਾ ਹੀ ਛੱਡ ਦੇ ।

ਹੇ ਪਿਆਰੇ ਪ੍ਰਭੂ! ਤੇਰੇ ਅੰਦਰ (ਅਨੇਕਾਂ ਹੀ) ਗੁਣ (ਹਨ), ਮੈਂ (ਤੇਰੇ) ਕਿਹੜੇ ਕਿਹੜੇ ਗੁਣ ਦੱਸ ਸਕਦਾ ਹਾਂ? ਮੈਂ ਤਾਂ ਤੇਰੇ ਇਕ ਉਪਕਾਰ ਨੂੰ ਭੀ ਬਿਆਨ ਨਹੀਂ ਕਰ ਸਕਦਾ । ਹੇ ਜਗਤ ਦੇ ਗੁਰਦੇਵ! ਮੇਰੇ ਮਨ ਵਿਚ ਤੇਰੇ ਦਰਸਨ ਦੀ ਬਹੁਤ ਤਾਂਘ ਹੈ, (ਮੈਨੂੰ) ਨਾਨਕ ਨੂੰ ਮਿਲ ।੨।੧।੩੪।

ਕਾਨੜਾ ਮਹਲਾ ੫ ॥ ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥ ਆਸ ਪਿਆਸ ਸਫਲ ਮੂਰਤਿ
ਉਮਗਿ ਹੀਉ ਤਰਸਨਾ ॥੧॥ ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨ ॥
ਹੀਉ ਅਰਪਿ ਦੇਨ ॥ ਪ੍ਰਭ ਭਏ ਹੈ ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ
ਭੇਟਨਾ ॥੨॥੨॥੩੫॥ {ਪੰਨਾ 1305}

ਪਦ ਅਰਥ:- ਬਿਧੇ—ਬਿਧਿ, ਤਰੀਕਾ, ਢੰਗ । ਪਰਸਨਾ—(ਚਰਨਾਂ ਦੀ) ਛੁਹ ।੧।ਰਹਾਉ।

ਪਿਆਸ—ਤਾਂਘ । ਸਫਲ ਮੂਰਤਿ—ਉਹ ਪ੍ਰਭੂ ਜਿਸ ਦੀ ਹਸਤੀ (ਜੀਵਾਂ ਨੂੰ ਸਾਰੇ) ਫਲ ਦੇਣ ਵਾਲੀ ਹੈ ।
ਉਮਗਿ—ਉਮੰਗ ਵਿਚ ਆ ਕੇ । ਹੀਉ—ਹਿਰਦਾ ।੧।

ਦੀਨ—ਨਿਮਾਣਾ । ਮੀਨ—ਮੱਛੀ । ਰੇਨ—ਚਰਨ-ਧੂੜ । ਅਰਪਿ ਦੇਨ—ਭੇਟ ਕਰ ਦਿੱਤਾ ਜਾਏ । ਕਿਰਪੇਨ—
ਕਿਰਪਾਲ । ਤਿਆਗਿ ਛੋਡਿਓ—ਤਿਆਗ ਦਿੱਤਾ । ਭੇਟਨਾ—ਮਿਲਦਾ ਹੈ ।੨।

ਅਰਥ:- ਹੇ ਭਾਈ! (ਮੈਨੂੰ ਦੱਸ) ਇਹੋ ਜਿਹਾ ਕਿਹੜਾ ਤਰੀਕਾ ਹੈ ਜਿਸ ਨਾਲ ਪ੍ਰਭੂ ਦਾ ਦਰਸਨ (ਹੋ ਜਾਏ,
ਪ੍ਰਭੂ ਦੇ ਚਰਨਾਂ ਦੀ) ਛੁਹ ਮਿਲ ਜਾਏ? ।੧।ਰਹਾਉ।

ਹੇ ਭਾਈ! ਸਭ ਜੀਵਾਂ ਨੂੰ ਮਨ-ਮੰਗੀਆਂ ਮੁਰਾਦਾਂ ਦੇਣ ਵਾਲੇ ਪ੍ਰਭੂ ਦੇ ਦਰਸਨ ਦੀ ਮੇਰੇ ਅੰਦਰ ਤਾਂਘ ਹੈ ਉਡੀਕ
ਹੈ । ਉਮੰਗ ਵਿਚ ਮੇਰਾ ਹਿਰਦਾ (ਦਰਸਨ ਨੂੰ) ਤਰਸ ਰਿਹਾ ਹੈ ।੧।

(ਉੱਤਰ:) ਜੇ ਨਿਮਾਣੇ ਹੋ ਕੇ ਸੰਤ ਜਨਾਂ ਦੇ ਚਰਨਾਂ ਤੇ ਢਹਿ ਪਈਏ (ਜੇ ਪ੍ਰਭੂ ਦੇ ਦਰਸਨ ਦੀ ਇਤਨੀ ਤਾਂਘ
ਹੋਵੇ, ਜਿਵੇਂ) ਮੱਛੀ ਨੂੰ (ਪਾਣੀ ਦੀ) ਪਿਆਸ ਹੁੰਦੀ ਹੈ, ਜੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦੀ ਖਾਤਰ ਆਪਣਾ
ਹਿਰਦਾ ਭੇਟ ਕਰ ਦੇਈਏ, ਤਾਂ, ਹੇ ਭਾਈ! ਪ੍ਰਭੂ ਦਇਆਵਾਨ ਹੁੰਦਾ ਹੈ । ਹੇ ਨਾਨਕ! (ਜਦੋਂ ਕਿਸੇ ਨੇ ਆਪਣੇ
ਅੰਦਰੋਂ) ਅਹੰਕਾਰ ਅਤੇ ਮੋਹ ਤਿਆਗ ਦਿੱਤਾ, ਤਦੋਂ (ਉਸ ਨੂੰ) ਪ੍ਰਭੂ ਜੀ ਮਿਲ ਪੈਂਦੇ ਹਨ ।੨।੨।੩੫।

ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥ ਬਰਤ
ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ
ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਸੰਗਾ ॥੧॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ ਹਉ ਰੋਗੁ
ਬਿਆਪੈ ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ
॥੨॥੩॥੩੬॥ {ਪੰਨਾ 1305}

ਪਦ ਅਰਥ:- ਕੀਟ—ਕੀੜਾ । ਹਸਤ—ਹਸਤਿ, ਹਾਥੀ । ਪੂਰਨ—ਵਿਆਪਕ ।੧।ਰਹਾਉ।

ਸਹਿਤ—ਸਮੇਤ । ਹੇਵਤ—ਬਰਫ਼ । ਅਰੁ—ਅਤੇ । ਪੂਜਾਚਾਰ—ਪੂਜਾ-ਆਚਾਰ, ਪੂਜਾ ਆਦਿਕ ਦੇ ਕਰਮ ।
ਮੇਲੰਗਾ—ਅੰਗਾਂ ਨੂੰ ਮੇਲ ਕੇ, ਆਸਣ ਜਮਾ ਕੇ । ਖਾਟੰਗਾ—ਖਟ ਅੰਗਾ ਤੇ, (ਦੋਵੇਂ ਲੱਤਾਂ, ਦੋਵੇਂ ਬਾਹਾਂ, ਛਾਤੀ,
ਸਿਰ—ਇਹਨਾਂ) ਛੇ ਅੰਗਾਂ ਤੇ । ਦਰਸਨੁ ਸਤ ਸੰਗਾ—ਸਾਧ ਸੰਗਤਿ ਦਾ ਦਰਸਨ ।੧।

ਹਠਿ—ਹਠ ਨਾਲ । ਨਿਗ੍ਰਹਿ—ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ । ਬਿਟੰਗਾ—ਟੰਗਾਂ ਤੋਂ ਬਿਨਾ, ਸਿਰ ਭਾਰ,
ਸਿਰ-ਪਰਨੇ । ਹਉ ਰੋਗੁ—ਹਉਮੈ ਦਾ ਰੋਗ । ਬਿਆਪੈ—ਜ਼ੋਰ ਪਾ ਲੈਂਦਾ ਹੈ । ਚੁਕੈ ਨ—ਮੁੱਕਦਾ ਨਹੀਂ ।
ਭੰਗਾ—ਤੋਟ, ਵਿੱਥ । ਤ੍ਰਿਸਨ—ਤ੍ਰਿਸ਼ਨਾ । ਜਰੰਗਾ—ਜਲਦੇ ਹਨ ਅੰਗ । ਮੁਕਤੁ—(ਵਿਕਾਰਾਂ ਤੋਂ) ਸੁਤੰਤਰ

ਅਰਥ:- ਹੇ ਭਾਈ! ਪਰਮਾਤਮਾ (ਇਸ ਜਗਤ-ਤਮਾਸ਼ੇ ਵਿਚ) ਅਨੇਕਾਂ ਹੀ ਰੰਗਾਂ ਵਿਚ (ਵੱਸ ਰਿਹਾ ਹੈ) ਕੀਤੀ ਤੋਂ ਲੈ ਕੇ ਹਾਥੀ ਤਕ ਸਭਨਾਂ ਦੇ ਨਾਲ ਵੱਸਦਾ ਹੈ ।੧।ਰਹਾਉ।

ਹੇ ਭਾਈ! (ਉਸ ਪਰਮਾਤਮਾ ਦਾ ਦਰਸਨ ਕਰਨ ਲਈ) ਕੋਈ ਵਰਤ ਨੇਮ ਰੱਖ ਰਿਹਾ ਹੈ, ਕੋਈ ਗੰਗਾ ਸਮੇਤ ਸਾਰੇ ਤੀਰਥਾਂ ਦਾ ਇਸ਼ਨਾਨ ਕਰਦਾ ਹੈ; ਕੋਈ (ਠੰਢੇ) ਪਾਣੀ ਅਤੇ ਬਰਫ਼ (ਦੀ ਠੰਢ ਸਹਾਰ ਰਿਹਾ ਹੈ), ਕੋਈ ਭੁੱਖਾਂ ਕੱਟਦਾ ਹੈ ਕੋਈ ਨੰਗਾ ਰਹਿੰਦਾ ਹੈ; ਕੋਈ ਆਸਣ ਜਮਾ ਦੇ ਪੂਜਾ ਆਦਿਕ ਦੇ ਕਰਮ ਕਰਦਾ ਹੈ; ਕੋਈ ਆਪਣੇ ਸਰੀਰ ਦੇ ਛੇ ਅੰਗਾਂ ਉਤੇ ਚੱਕਰ ਤਿਲਕ ਆਦਿਕ ਲਾਣ ਦੇ ਕਰਮ ਕਰਦਾ ਹੈ । ਪਰ ਸਾਧ ਸੰਗਤਿ ਦਾ ਦਰਸਨ ਕਰਨ ਤੋਂ ਬਿਨਾ (ਇਹ ਸਾਰੇ ਕਰਮ ਵਿਅਰਥ ਹਨ) ।

ਹੇ ਭਾਈ! (ਅਨੇਕਾਂ ਰੰਗਾਂ ਵਿਚ ਵਿਆਪਕ ਉਸ ਪ੍ਰਭੂ ਦਾ ਦਰਸਨ ਕਰਨ ਲਈ) ਕੋਈ ਮਨੁੱਖ ਹਠ ਨਾਲ ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ ਸਿਰ ਪਰਨੇ ਹੋਇਆ ਹੈ । (ਪਰ ਇਸ ਤਰ੍ਹਾਂ ਸਗੋਂ) ਹਉਮੈ ਦਾ ਰੋਗ (ਮਨੁੱਖ ਉਤੇ) ਜ਼ੋਰ ਪਾ ਲੈਂਦਾ ਹੈ, (ਉਸ ਦੇ ਅੰਦਰੋਂ ਆਤਮਕ ਜੀਵਨ ਦੀ) ਤੋਟ ਮੁੱਕਦੀ ਨਹੀਂ, ਕਾਮ ਕ੍ਰੋਧ ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ । ਹੇ ਨਾਨਕ! (ਕਾਮ ਕ੍ਰੋਧ ਤ੍ਰਿਸ਼ਨਾ ਤੋਂ) ਉਹ ਮਨੁੱਖ ਬਚਿਆ ਰਹਿੰਦਾ ਹੈ ਜਿਸ ਨੂੰ ਸੋਹਣਾ ਗੁਰੂ ਮਿਲ ਪੈਂਦਾ ਹੈ ।੨।੩।੩੧।

ਕਾਨੜਾ ਮਹਲਾ ੫ ਘਰੁ ੭ ੧ੳ ਸਤਿਗੁਰ ਪ੍ਰਸਾਦਿ ॥ ਤਿਖ ਬੁਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੇ ਕੇਹਰੇ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੁਹੀ ਤੁਹੀ ਤੁਹੀ ॥੨॥੧॥੩੭॥ {ਪੰਨਾ 1305}

ਪਦ ਅਰਥ:- ਤਿਖ—ਤ੍ਰਿਸ਼ਨਾ, ਮਾਇਆ ਦੀ ਤ੍ਰਿਹ । ਮਿਲਿ—ਮਿਲ ਕੇ । ਪੰਚ ਚੋਰ—(ਆਤਮਕ ਜੀਵਨ ਦੇ ਸਰਮਾਏ ਨੂੰ ਚੁਰਾਣ ਵਾਲੇ ਕਾਮਾਦਿਕ) ਪੰਜ ਚੋਰ । ਹਰੇ ਗੁਨ—ਹਰੀ ਦੇ ਗੁਣ । ਸਹਜੇ ਸੁਖੈਨੋ—ਬੜੇ ਸੌਖ ਨਾਲ । ਦਰਸ ਪਿਆਰਿ—ਦਰਸਨ ਦੇ ਪਿਆਰ ਵਿਚ ।੧।ਰਹਾਉ।

ਮੋ ਸਿਉ—ਮੇਰੇ ਨਾਲ । ਹਉ—ਹਉਂ, ਮੈਂ । ਕਰਉ—ਕਰਉਂ, ਮੈਂ ਕਰਾਂ । ਹੀਉ—ਹਿਰਦਾ (ਅੱਖਰ ‘ਓ’ ਦੇ ਨਾਲ ਦੋ ਲਗਾਂ ਹਨ— ਅਤੇ _ । ਅਸਲ ਲਫਜ਼ ‘ਹੀਉ’ ਹੈ, ਇਥੇ ‘ਹੀਓ’ ਪੜ੍ਹਨਾ ਹੈ) । ਬਲਿ ਬਲੇ—ਸਦਕੇ, ਕੁਰਬਾਨ ।੧।

ਪੈ—ਪੈ ਕੇ । ਸੰਤ ਪਾਇ—ਸੰਤ ਜਨਾਂ ਦੀ ਪੈਰੀਂ । ਧਿਆਇ—(ਤੇਰਾ ਨਾਮ) ਸਿਮਰ ਕੇ । ਕੇਹਰੇ—ਕਿਹੜਾ? ਜਿਤੁ—ਜਿਸ (ਥਾਂ) ਵਿਚ । ਕੀਰਤਿ—ਸਿਫਤਿ—ਸਾਲਾਹ । ਕਰਹਿ—ਕਰਦੇ ਹਨ (ਬਹੁ-ਵਚਨ) । ਭਾਵਤੋ—ਪਿਆਰਾ ਲੱਗਦਾ ਹੈ । ਠਾਕੁਰ—ਹੇ ਠਾਕੁਰ । ਰਹਿਓ ਸਮਾਇ—ਵਿਆਪਕ ਹੈਂ ।੨।

ਅਰਥ:- ਹੇ ਭਾਈ! ਸੰਤ ਜਨਾਂ ਨੂੰ ਮਿਲ ਕੇ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਉੱਕੀ ਹੀ ਮੁੱਕ ਗਈ ਹੈ । ਪ੍ਰਭੂ ਦੇ ਦਰਸਨ ਦੀ ਤਾਂਘ ਵਿਚ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਬੜੇ ਹੀ ਸੌਖ ਨਾਲ (ਕਾਮਾਦਿਕ) ਪੰਜੇ ਚੋਰ (ਮੇਰੇ ਅੰਦਰੋਂ) ਭੱਜ ਗਏ ਹਨ ।੧।ਰਹਾਉ।

ਹੇ ਪ੍ਰਭੂ! ਜਿਹੋ ਜਿਹੀ ਮਿਹਰ ਤੂੰ ਮੇਰੇ ਉੱਤੇ ਕੀਤੀ ਹੈ, (ਉਸ ਦੇ ਵੱਟੇ ਵਿਚ) ਉਹੋ ਜਿਹੀ (ਤੇਰੀ ਸੇਵਾ) ਮੈਂ ਕਿਵੇਂ ਕਰ ਸਕਦਾ ਹਾਂ? ਹੇ ਪ੍ਰਭੂ! ਮੇਰਾ ਹਿਰਦਾ ਤੈਥੋਂ ਸਦਕੇ ਜਾਂਦਾ ਹੈ, ਕੁਰਬਾਨ ਹੁੰਦਾ ਹੈ ।੧।

ਹੇ ਪ੍ਰਭੂ! ਪਹਿਲਾਂ (ਤੇਰੇ) ਸੰਤ ਜਨਾਂ ਦੀ ਪੈਰੀਂ ਪੈ ਕੇ (ਤੇ, ਤੇਰਾ ਨਾਮ) ਸਿਮਰ ਸਿਮਰ ਸਿਮਰ ਕੇ ਮੈਂ (ਤੇਰੇ ਨਾਲ) ਪ੍ਰੀਤ ਬਣਾਈ ਹੈ । ਹੇ ਪ੍ਰਭੂ! ਤੇਰਾ ਉਹ ਥਾਂ ਬੜਾ ਹੀ ਅਸਚਰਜ ਹੋਵੇਗਾ ਜਿੱਥੇ (ਬੈਠ ਕੇ) ਤੂੰ (ਸਾਰੇ) ਜੀਵਾਂ ਦੀ ਸੰਭਾਲ ਕਰਦਾ ਹੈਂ । ਤੇਰੇ ਅਨੇਕਾਂ ਹੀ ਦਾਸ ਤੇਰੀ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ । ਹੇ ਦਾਸ ਨਾਨਕ! (ਆਖ—) ਹੇ ਠਾਕੁਰ! ਤੈਨੂੰ ਉਹੀ (ਦਾਸ) ਮਿਲ ਸਕਿਆ ਹੈ ਜੋ ਤੈਨੂੰ ਪਿਆਰਾ ਲੱਗਾ । ਹੇ ਠਾਕੁਰ! ਤੂੰ ਹਰ ਥਾਂ ਵਿਆਪਕ ਹੈਂ, ਹਰ ਥਾਂ ਸਿਰਫ਼ ਤੂੰ ਹੀ ਹੈਂ ।੨।੧।੩੭।

ਕਾਨੜਾ ਮਹਲਾ ੫ ਘਰੁ ੮ ੧ੳ ਸਤਿਗੁਰ ਪ੍ਰਸਾਦਿ ॥ ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ
ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥ ਹਿਰਦੈ
ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ ਕ੍ਰਿਪਾਲ ਦਇਆ ਮਇਆ ਧਾਰਿ ॥
ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥ {ਪੰਨਾ 1305}

ਪਦ ਅਰਥ:- ਤਿਆਗੀਐ—ਤਿਆਗ ਦੇਣਾ ਚਾਹੀਦਾ ਹੈ । ਪੇਖਤਾ—ਵੇਖ ਰਿਹਾ ਹੈ । ਦਇਆਲ—ਦਇਆ ਦਾ ਘਰ ਪ੍ਰਭੂ । ਹਾਂ ਹਾਂ ਮਨ—ਹੇ ਮਨ! ਰੇਨ—ਧੂੜ ।੧।ਰਹਾਉ।

ਮੰਤ—ਉਪਦੇਸ਼ । ਗਿਆਨ—ਡੂੰਘੀ ਸਾਂਝ । ਧਿਆਨ—ਸੁਰਤਿ ।੧।

ਹਿਰਦੈ—ਹਿਰਦੇ ਵਿਚ । ਲਾਇ—ਜੋੜੀ ਰੱਖ । ਮੋਹਨਾ—ਮਨ ਨੂੰ ਮੋਹ ਲੈਣ ਵਾਲਾ ਪ੍ਰਭੂ । ਕ੍ਰਿਪਾਲ—ਹੇ ਕਿਰਪਾਲ! ਮਇਆ ਧਾਰਿ—ਮਿਹਰ ਕਰ । ਨਾਨਕੁ ਮਾਗੈ—ਨਾਨਕ ਮੰਗਦਾ ਹੈ । ਤਜਿ—ਤਿਆਗ ਕੇ । ਭਰਮੁ—ਭਟਕਣਾ ।੨।

ਅਰਥ:- ਹੇ ਭਾਈ! (ਆਪਣੇ ਅੰਦਰੋਂ) ਮਾਣ ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ । ਦਇਆ-ਦਾ-ਘਰ ਸੋਹਣਾ ਪ੍ਰਭੂ (ਸਾਡੇ ਹਰੇਕ ਕੰਮ ਨੂੰ) ਵੇਖ ਰਿਹਾ ਹੈ । ਹੇ ਮਨ! (ਸਭਨਾਂ ਦੇ) ਚਰਨਾਂ ਦੀ ਧੂੜ (ਬਣਿਆ ਰਹੁ) ।੧।ਰਹਾਉ।

ਹੇ ਭਾਈ! ਹਰੀ ਗੋਪਾਲ ਦੇ ਸੰਤ ਜਨਾਂ ਦੇ ਉਪਦੇਸ਼ ਦੀ ਡੂੰਘੀ ਵਿਚਾਰ ਵਿਚ ਸੁਰਤਿ ਜੋੜੀ ਰੱਖ ।੧।

ਹੇ ਭਾਈ! ਗੋਬਿੰਦ ਦੇ ਗੁਣ (ਆਪਣੇ) ਹਿਰਦੇ ਵਿਚ (ਸਦਾ) ਗਾਇਆ ਕਰ, ਦੀਨਾਂ ਉਤੇ ਦਇਆ ਕਰਨ ਵਾਲੇ ਮੋਹਨ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣਾਈ ਰੱਖ ।

ਹੇ ਕਿਰਪਾ ਦੇ ਸੋਮੇ ਪ੍ਰਭੂ! (ਮੇਰੇ ਉਤੇ ਸਦਾ) ਮਿਹਰ ਕਰ (ਤੇਰਾ ਦਾਸ) ਨਾਨਕ (ਆਪਣੇ ਅੰਦਰੋਂ) ਮੋਹ ਭਰਮ ਤੇ ਸਾਰਾ ਮਾਣ ਦੂਰ ਕਰ ਕੇ (ਤੇਰੇ ਦਰ ਤੋਂ ਤੇਰਾ) ਨਾਮ-ਦਾਨ ਮੰਗਦਾ ਹੈ ।੨।੧।੩੯।

ਕਾਨੜਾ ਮਹਲਾ ੫ ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥
ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ
ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥ {ਪੰਨਾ
1305-1306}

ਪਦ ਅਰਥ:- ਪ੍ਰਭ ਕਹਨ—ਪ੍ਰਭੂ ਦੀ ਸਿਫਤਿ—ਸਾਲਾਹ । ਮਲਨ ਦਹਨ—(ਵਿਕਾਰਾਂ ਦੀ) ਮੈਲ ਨੂੰ ਸਾੜਨ ਦੇ ਸਮਰੱਥ (ਸਿਫਤਿ—ਸਾਲਾਹ) । ਲਹਨ—ਪ੍ਰਾਪਤੀ । ਗੁਰ ਮਿਲੇ—ਗੁਰ ਮਿਲਿ, ਗੁਰੂ ਨੂੰ ਮਿਲ ਕੇ । ਆਨ—(ਅਨਯ) ਕੋਈ ਹੋਰ । ਉਪਾਉ—ਤਰੀਕਾ, ਢੰਗ ।੧।ਰਹਾਉ।

ਤਟਨ—(ਤਟ—ਤੀਰਥ ਦਾ ਕੰਢਾ) ਤੀਰਥ—ਇਸ਼ਨਾਨ । ਖਟਨ—(ਖਟ—ਛੇ) ਰੋਜ਼ਾਨਾ ਛੇ ਕਰਮਾਂ ਦੇ ਅਭਿਆਸ (ਦਾਨ ਦੇਣ ਤੇ ਲੈਣ, ਵਿੱਦਿਆ ਪੜ੍ਹਨੀ ਤੇ ਪੜ੍ਹਾਈ, ਜੱਗ ਕਰਨਾ ਤੇ ਕਰਾਣਾ) । ਜਟਨ—ਜਟਾਂ ਸਿਰ ਉਤੇ ਧਾਰਨ ਕਰਨੀਆਂ । ਹੋਮਨ—ਹੋਮ—ਜੱਗ ਕਰਨੇ । ਡੰਡ ਧਾਰ—ਡੰਡਾ—ਧਾਰੀ ਜੋਗੀ ਬਣਨਾ । ਸੁਆਉ—ਸੁਆਰਥ, ਪ੍ਰਯੋਜਨ ।੧।

ਭਾਂਤਨ—ਅਨੇਕਾਂ ਭਾਂਤ ਦੇ । ਤਪਨ—ਤਪ ਸਾਧਣੇ । ਭ੍ਰਮਨ—ਧਰਤੀ ਉਤੇ ਭੱਦੇ ਫਿਰਨਾ । ਕਥਤੇ—ਕਥਦਿਆਂ । ਥਾਹ—ਡੂੰਘਾਈ । ਠਾਉ—ਥਾਂ । ਸੋਧਿ—ਸੋਧ ਕੇ, ਵਿਚਾਰ ਕੇ । ਸੋਧਨਾ—ਵਿਚਾਰਾਂ । ਸਗਰ—ਸਗਲ, ਸਾਰੀਆਂ । ਭਜੁ ਨਾਉ—ਨਾਮ ਸਿਮਰਿਆ ਕਰ ।੨।

ਅਰਥ:- ਹੇ ਭਾਈ! ਗੁਰੂ ਨੂੰ ਮਿਲ ਕੇ (ਹੀ, ਵਿਕਾਰਾਂ ਦੀ) ਮੈਲ ਨੂੰ ਸਾੜਨ ਦੀ ਸਮਰੱਥਾ ਵਾਲੀ ਪ੍ਰਭੂ ਦੀ ਸਿਫਤਿ—ਸਾਲਾਹ ਪ੍ਰਾਪਤ ਹੁੰਦੀ ਹੈ । ਹੋਰ ਕੋਈ ਹੀਲਾ (ਇਸ ਦੀ ਪ੍ਰਾਪਤੀ ਦਾ) ਨਹੀਂ ਹੈ ।੧।ਰਹਾਉ।

ਹੇ ਭਾਈ! ਤੀਰਥਾਂ ਦੇ ਇਸ਼ਨਾਨ, ਬ੍ਰਾਹਮਣਾਂ ਵਾਲੇ ਛੇ ਕਰਮਾਂ ਦਾ ਰੋਜ਼ਾਨਾ ਅਭਿਆਸ, ਜਟਾਂ ਧਾਰਨ ਕਰਨੀਆਂ, ਹੋਮ—ਜੱਗ ਕਰਨੇ, ਡੰਡਾ ਧਾਰੀ ਜੋਗੀ ਬਣਨਾ—(ਮੇਰਾ ਇਹਨਾਂ ਕੰਮਾਂ ਨਾਲ ਕੋਈ) ਵਾਸਤਾ ਨਹੀਂ ।੧।

ਹੇ ਭਾਈ! (ਪੁਣੀਆਂ ਆਦਿਕ ਤਪਾ ਕੇ) ਤਪ ਕਰਨੇ, ਧਰਤੀ ਦਾ ਭ੍ਰਮਣ ਕਰਦੇ ਰਹਿਣਾ—ਇਹੋ ਜਿਹੇ ਅਨੇਕਾਂ ਕਿਸਮਾਂ ਦੇ ਜਤਨ ਕੀਤਿਆਂ, ਅਨੇਕਾਂ ਵਖਿਆਨ ਕੀਤਿਆਂ (ਪਰਮਾਤਮਾ ਦੇ ਗੁਣਾਂ ਦੀ) ਹਾਥ ਨਹੀਂ ਲੱਭਦੀ (ਸੁਖ—ਸ਼ਾਂਤੀ ਦਾ) ਥਾਂ ਨਹੀਂ ਮਿਲਦਾ । ਹੇ ਨਾਨਕ! ਸਾਰੀਆਂ ਵਿਚਾਰਾਂ ਵਿਚਾਰ ਕੇ (ਇਹੀ ਗੱਲ ਲੱਭੀ ਹੈ ਕਿ) ਪਰਮਾਤਮਾ ਦਾ ਨਾਮ ਸਿਮਰਿਆ ਕਰੋ (ਇਸੇ ਵਿਚ ਹੀ) ਆਨੰਦ ਹੈ ।੨।੨।੩੯।

ਕਾਨੜਾ ਮਹਲਾ ੫ ਘਰੁ ੯ ੧ੳ ਸਤਿਗੁਰ ਪ੍ਰਸਾਦਿ ॥ ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥ ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥ ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥ ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥ {ਪੰਨਾ 1306}

ਪਦ ਅਰਥ:- ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ । ਪਤਿਤ ਪਾਵਨੁ—ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ । ਭਗਤਿ ਬਛਲੁ—ਭਗਤੀ ਨਾਲ ਪਿਆਰ ਕਰਨ ਵਾਲਾ । ਭੈ ਹਰਨ—ਸਾਰੇ ਡਰ ਦੂਰ ਕਰਨ ਵਾਲਾ । ਤਰਨ—ਬੇੜੀ, ਜਹਾਜ਼ । ਤਾਰਨ ਤਰਨ—(ਜੀਵਾਂ ਨੂੰ ਸੰਸਾਰ—ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ।੧।ਰਹਾਉ।

ਨੈਨ—ਅੱਖਾਂ । ਤਿਪਤੇ—ਰੱਜ ਜਾਂਦੇ ਹਨ । ਪੇਖਿ—ਵੇਖ ਕੇ । ਸੁਨਤ—ਸੁਣਦਿਆਂ । ਕਰਨ—ਕੰਨ । ਤੋਖਿ—ਸੰਤੋਖੇ ਜਾਂਦੇ ਹਨ, ਸ਼ਾਂਤੀ ਹਾਸਲ ਕਰਦੇ ਹਨ ।੧।

ਪ੍ਰਾਨ ਨਾਥ—ਹੇ (ਜੀਵਾਂ ਦੇ) ਪ੍ਰਾਣਾਂ ਦੇ ਨਾਥ! ਅਨਾਥ ਦਾਤੇ—ਹੇ ਅਨਾਥਾਂ ਦੇ ਦਾਤਾਰ! ਦੀਨ ਦਾਤੇ—ਹੇ ਦੀਨਾਂ ਦੇ ਦਾਤਾਰ! ਆਸ ਪੂਰਨ—ਹੇ (ਸਭ ਦੀਆਂ) ਆਸਾਂ ਪੂਰੀਆਂ ਕਰਨ ਵਾਲੇ! ਗਹੀ—ਫੜੀ ਹੈ । ਹਰਿ—ਹੇ ਹਰੀ! ।੨।

ਅਰਥ:- ਹੇ ਪ੍ਰਭੂ! ਤੂੰ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈਂ, ਤੂੰ ਭਗਤੀ-ਭਾਵ ਨਾਲ ਪਿਆਰ ਕਰਨ ਵਾਲਾ ਹੈਂ, ਤੂੰ (ਜੀਵਾਂ ਦੇ ਸਾਰੇ) ਡਰ ਦੂਰ ਕਰਨ ਵਾਲਾ ਹੈਂ, ਤੂੰ (ਜੀਵਨ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈਂ ।੧।ਰਹਾਉ।

ਹੇ ਪ੍ਰਭੂ! ਤੇਰਾ ਦਰਸਨ ਕਰ ਕੇ (ਮੇਰੀਆਂ) ਅੱਖਾਂ ਰੱਜ ਜਾਂਦੀਆਂ ਹਨ, (ਮੇਰੇ) ਕੰਨ ਤੇਰਾ ਜਸ ਸੁਣ ਕੇ ਠੰਢ ਹਾਸਲ ਕਰਦੇ ਹਨ ।੧।

ਹੇ (ਜੀਵਾਂ ਦੇ) ਪ੍ਰਾਣਾਂ ਦੇ ਨਾਥ! ਹੇ ਅਨਾਥਾਂ ਦੇ ਦਾਤੇ! ਹੇ ਦੀਨਾਂ ਦੇ ਦਾਤੇ! ਹੇ ਗੋਬਿੰਦ! ਮੈਂ ਤੇਰੀ ਸਰਨ ਆਇਆ ਹਾਂ । ਹੇ ਨਾਨਕ! (ਆਖ—) ਹੇ ਹਰੀ! ਹੇ (ਸਭ ਜੀਵਾਂ ਦੀਆਂ) ਆਸਾਂ ਪੂਰਨ ਕਰਨ ਵਾਲੇ! ਹੇ (ਸਭ ਦੇ) ਦੁੱਖ ਨਾਸ ਕਰਨ ਵਾਲੇ! ਮੈਂ ਤੇਰੇ ਚਰਨਾਂ ਦੀ ਓਟ ਲਈ ਹੈ ।੨।੧।੪੦।

ਕਾਨੜਾ ਮਹਲਾ ੫ ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥ ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥ {ਪੰਨਾ 1306}

ਪਦ ਅਰਥ:- ਦਇਆਲ ਠਾਕੁਰ—ਹੇ ਦਇਆ ਦੇ ਘਰ ਮਾਲਕ ਪ੍ਰਭੂ! ਆਨ—(ਅਨਧ) ਹੋਰ । ਜਾਇ—ਥਾਂ । ਪਤਿਤ ਪਾਵਨ—ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ । ਬਿਰਦੁ—ਮੁੱਢ-ਕਦੀਮਾਂ ਦਾ ਸੁਭਾਉ । ਸੁਆਮੀ—ਹੇ ਸੁਆਮੀ! ਉਧਰਤੇ—(ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ । ਧਿਆਇ—ਸਿਮਰ ਕੇ ।੧।ਰਹਾਉ।

ਗਾਰ—ਜਿੱਲੁਣ । ਸਾਗਰ—ਸਮੁੰਦਰ । ਪਤਿਤ—ਡਿੱਗੇ ਹੋਏ । ਅੰਧ—ਅੰਨ੍ਹਾ, ਜਿਸ ਨੂੰ ਜੀਵਨ ਦਾ ਸਹੀ ਰਸਤਾ ਨਹੀਂ ਦਿੱਸ ਸਕਦਾ । ਬਿਕਲ—ਵਿਆਕੁਲ, ਘਬਰਾਏ ਹੋਏ । ਸੰਗਿ—ਨਾਲ । ਮਾਇਆ ਧੰਧ—ਮਾਇਆ ਦੇ ਧੰਧੇ । ਕਰੁ—ਹੱਥ । ਗਹੇ—ਗਹਿ, ਫੜ ਕੇ । ਗੋਬਿੰਦ ਰਾਏ—ਹੇ ਪ੍ਰਭੂ ਪਾਤਿਸ਼ਾਹਿ! ।੧।

ਅਨਾਥ ਨਾਥ—ਹੇ ਅਨਾਥਾਂ ਦੇ ਨਾਥ! ਸਨਾਥ ਸੰਤਨ—ਹੇ ਸੰਤਾਂ ਦੇ ਸਹਾਰੇ! ਕੋਟਿ—ਕ੍ਰੋੜਾਂ । ਮਨਿ—(ਮੇਰੇ) ਮਨ ਵਿਚ । ਪਿਆਸ—ਤਾਂਘ । ਗੁਨ ਤਾਸ—ਹੇ ਗੁਣਾਂ ਦੇ ਖਜ਼ਾਨੇ! ਕ੍ਰਿਪਾਲ—ਹੇ ਕਿਰਪਾ ਦੇ ਘਰ! ਰਸਨਾ—ਜੀਭ ।੨।

ਅਰਥ:- ਹੇ ਦਇਆ-ਦੇ-ਘਰ ਠਾਕੁਰ ਪ੍ਰਭੂ! (ਮੈਂ ਤੇਰੇ) ਚਰਨਾਂ ਦੀ ਸਰਨ (ਆਇਆ ਹਾਂ । ਦੁਨੀਆ ਦੇ ਵਿਕਾਰਾਂ ਤੋਂ ਬਚਣ ਲਈ ਤੈਥੋਂ ਬਿਨਾ) ਹੋਰ ਕੋਈ ਥਾਂ ਨਹੀਂ । ਹੇ ਸੁਆਮੀ! ਵਿਕਾਰੀਆਂ ਨੂੰ ਪਵਿੱਤਰ ਕਰਨਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ (ਅਨੇਕਾਂ ਜੀਵ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੧।ਰਹਾਉ।

ਹੇ ਪ੍ਰਭੂ ਪਾਤਿਸ਼ਾਹ! ਜਗਤ ਵਿਕਾਰਾਂ ਦੀ ਜਿੱਲੁਣ ਹੈ, ਵਿਕਾਰਾਂ ਦਾ ਸਮੁੰਦਰ ਹੈ, ਮਾਇਆ ਦੇ ਮੋਹ ਅਤੇ ਮਾਣ ਨਾਲ ਅੰਨ੍ਹੇ ਹੋਏ ਜੀਵ (ਇਸ ਵਿਚ) ਡਿੱਗੇ ਰਹਿੰਦੇ ਹਨ, ਮਾਇਆ ਦੇ ਝੰਬੇਲਿਆਂ ਨਾਲ ਵਿਆਕੁਲ ਹੋਏ ਰਹਿੰਦੇ ਹਨ । ਹੇ ਪ੍ਰਭੂ! (ਇਹਨਾਂ ਦਾ) ਹੱਥ ਫੜ ਕੇ ਤੂੰ ਆਪ (ਇਹਨਾਂ ਨੂੰ ਇਸ ਜਿੱਲੁਣ ਵਿਚੋਂ) ਕੱਢ, ਤੂੰ ਆਪ (ਇਹਨਾਂ ਦੀ) ਰੱਖਿਆ ਕਰ ।੧।

ਹੇ ਅਨਾਥਾਂ ਦੇ ਨਾਥ! ਹੇ ਸੰਤਾਂ ਦੇ ਸਹਾਰੇ! ਹੇ (ਜੀਵਾਂ ਦੇ) ਕ੍ਰੋੜਾਂ ਪਾਪ ਨਾਸ ਕਰਨ ਵਾਲੇ! (ਮੇਰੇ) ਮਨ ਵਿਚ

(ਤੇਰੇ) ਦਰਸਨ ਦੀ ਤਾਂਘ ਹੈ । ਹੇ ਪੂਰਨ ਪ੍ਰਭੂ! ਹੇ ਗੁਣਾਂ ਦੇ ਖਜ਼ਾਨੇ! ਹੇ ਕ੍ਰਿਪਾਲ! ਹੇ ਦਇਆਲ! ਹੇ ਗੁਪਾਲ! ਹੇ ਹਰੀ! (ਮਿਹਰ ਕਰ) ਨਾਨਕ ਦੀ ਜੀਭ (ਤੇਰੇ) ਗੁਣ ਗਾਂਦੀ ਰਹੇ ।੨।੨।੪੧।

ਕਾਨੜਾ ਮਹਲਾ ੫ ॥ ਵਾਰਿ ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥
ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥ ਮੁਕਤ ਲਾਲ ਅਨਿਕ ਭੋਗ ਬਿਨੁ ਨਾਮ
ਨਾਨਕ ਹਾਤ ॥ ਰੂਖੇ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥ {ਪੰਨਾ 1306}

ਪਦ ਅਰਥ:- ਵਾਰਿ ਡਾਰਿ—ਵਾਰਿ ਡਾਰਉਂ, ਮੈਂ ਸਦਕੇ ਕਰਦੀ ਹਾਂ । ਵਾਰਉ—ਵਾਰਉਂ, ਮੈਂ ਵਾਰਦੀ ਹਾਂ ।
ਅਨਿਕ—ਅਨੇਕਾਂ (ਹੋਰ ਸੁਖ) । ਪ੍ਰਿਅ ਸੁਹਾਗ ਰਾਤ—ਪਿਆਰ ਦੇ ਸੁਹਾਗ ਦੀ ਰਾਤ । ਸੁਖ ਪਲਕ—ਪਲ ਭਰ
ਦਾ ਸੁਖ ।੧।ਰਹਾਉ।

ਕਨਿਕ—ਸੋਨਾ । ਕਨਿਕ ਮੰਦਰ—ਸੋਨੇ ਦੇ ਮਹਲ । ਪਾਟ—ਪੱਟ, ਰੇਸ਼ਮ । ਪਾਟ ਸੇਜ—ਪੱਟ ਦੀ ਸੇਜ ।
ਸਖੀ—ਹੇ ਸਖੀ! ਮੋਹਿ—ਮੈਨੂੰ । ਤਾਤ—ਪ੍ਰਯੋਜਨ ।੧।

ਮੁਕਤ—ਮੋਤੀ । ਹਾਤ—(ਆਤਮਕ) ਮੌਤ । ਸੈਨ—ਸੌਣਾ । ਪ੍ਰਿਅ ਸੰਗਿ—ਪਿਆਰੇ ਨਾਲ । ਸੂਖਿ—ਸੁਖ
ਵਿਚ । ਬਿਹਾਤਿ—(ਉਮਰ) ਗੁਜ਼ਰਦੀ ਹੈ ।੨।

ਅਰਥ:- ਹੇ ਸਖੀ! (ਪਤਿਬ੍ਰਤਾ ਇਸਤ੍ਰੀ ਵਾਂਗ) ਮੈਂ ਪਿਆਰੇ ਪ੍ਰਭੂ-ਪਤੀ ਦੇ ਸੁਹਾਗ ਦੀ ਰਾਤ ਦੇ ਸੁਖ ਤੋਂ
(ਹੋਰ) ਅਨੇਕਾਂ (ਸੁਖ) ਵਾਰਦੀ ਹਾਂ, ਸਦਕੇ ਰਹਿੰਦੀ ਹਾਂ ।੧।ਰਹਾਉ।

ਹੇ ਸਹੇਲੀਏ! ਸੋਨੇ ਦੇ ਮਹਲ ਅਤੇ ਰੇਸ਼ਮੀ ਕਪੜਿਆਂ ਦੀ ਸੇਜ—ਇਹਨਾਂ ਨਾਲ ਮੈਨੂੰ ਕੋਈ ਲਗਨ ਨਹੀਂ ਹੈ
।੧।

ਹੇ ਨਾਨਕ! ਮੋਤੀ, ਹੀਰੇ (ਮਾਇਕ ਪਦਾਰਥਾਂ ਦੇ) ਅਨੇਕਾਂ ਭੋਗ ਪਰਮਾਤਮਾ ਦੇ ਨਾਮ ਤੋਂ ਬਿਨਾ (ਆਤਮਕ) ਮੌਤ
(ਦਾ ਕਾਰਨ) ਹਨ । (ਇਸ ਵਾਸਤੇ) ਹੇ ਸਹੇਲੀਏ! ਰੁੱਖੀ ਰੋਟੀ (ਖਾਣੀ, ਅਤੇ) ਭੁੰਢੇ ਸੌਣਾ (ਚੰਗਾ ਹੈ ਕਿਉਂਕਿ)
ਪਿਆਰੇ, ਪ੍ਰਭੂ ਦੀ ਸੰਗਤਿ ਵਿਚ ਜ਼ਿੰਦਗੀ ਸੁਖ ਵਿਚ ਬੀਤਦੀ ਹੈ ।੨।੩।੪੨।

ਕਾਨੜਾ ਮਹਲਾ ੫ ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ
॥੧॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥
ਆਇ ਨ ਜਾਇ ਬਸੇ ਨਿਜ ਆਸਨਿ ਉਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ
ਪ੍ਰਭ ਨਾਨਕ ਗੁਨੀ ਗਹੋਰੋ ॥੨॥੪॥੪੩॥ {ਪੰਨਾ 1306}

ਪਦ ਅਰਥ:- ਅਹੰ—ਅਹੰਕਾਰ, ਹਉਮੈ । ਤੋਰੋ—ਤੋਰ, ਤੋੜ, ਨਾਸ ਕਰ । ਜੋਰੋ—ਜੋੜ । ਮੁਖੁ ਜੋਰੋ—
(ਸਤਸੰਗੀਆਂ ਨਾਲ) ਮੂੰਹ ਜੋੜ, ਸੰਗਤਿ ਵਿਚ ਮਿਲ ਬੈਠਿਆ ਕਰ । ਕਰਤ—ਕਰਦਿਆਂ । ਗੁਰੁ ਗੁਰੁ ਕਰਤ—
ਗੁਰੂ ਗੁਰੂ ਕਰਦਿਆਂ, ਗੁਰੂ ਨੂੰ ਹਿਰਦੇ ਵਿਚ ਵਸਾਇਆਂ । ਲੋਰੋ—ਲੋੜ, ਭਾਲ, ਖੋਜ । ਮਨੁ ਲੋਰੋ—ਮਨ ਨੂੰ
ਖੋਜਿਆ ਕਰ । ਮੋਰੋ—ਮੋੜ, ਸੁਰਤਿ ਪਰਤਾਇਆ ਕਰ । ਪ੍ਰਿਅ ਪ੍ਰੀਤਿ—ਪਿਆਰੇ ਦੀ ਪ੍ਰੀਤ (ਵਾਲੇ ਪਾਸੇ)
।੧।ਰਹਾਉ।

ਗ੍ਰਿਹਿ—(ਹਿਰਦੇ-) ਘਰ ਵਿਚ । ਸੁਹਾਵੀ—ਸੁਖ ਦੇਣ ਵਾਲੀ, ਸੋਹਣੀ । ਆਗਨਿ—ਆਂਗਨ ਵਿਚ, (ਹਿਰਦੇ-)
ਵਿਹੜੇ ਵਿਚ । ਚੈਨਾ—ਚੈਨ, ਸ਼ਾਂਤੀ । ਤੋਰੋ—ਤੋੜ । ਰੀ—ਹੇ ਸਖੀ! ਸਿਉ—ਨਾਲ । ਸੰਗੁ—ਸਾਥ ।੧।

ਆਇ ਨ ਜਾਇ—ਨ ਆਇ ਨ ਜਾਇ, ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਭਟਕਦਾ ਨਹੀਂ । ਨਿਜ ਆਸਨਿ—
ਆਪਣੇ ਆਸਣ ਉੱਤੇ । ਉੱਧ—(ਪ੍ਰਭੂ ਵਲੋਂ) ਉਲਟਿਆ ਹੋਇਆ । ਕਮਲ—(ਹਿਰਦਾ-) ਕੋਲ-ਫੁੱਲ ।
ਬਿਗਸੋਰੋ—ਖਿੜ ਪੈਂਦਾ ਹੈ । ਸੋਰੋ—ਸ਼ੋਰ, ਰੌਲਾ । ਰੀ—ਹੇ ਸਖੀ! ਗਾਇਓ—(ਜਿਸ ਨੇ) ਗਾਇਆ । ਗੁਨੀ
ਗਹੋਰੋ—ਗੁਣਾਂ ਦਾ ਖਜ਼ਾਨਾ ।੨।

ਅਰਥ:- ਹੇ ਸਖੀ! (ਸਾਧ ਸੰਗਤਿ ਵਿਚ) ਮਿਲ ਬੈਠਿਆ ਕਰ (ਸਾਧ ਸੰਗਤਿ ਦੀ ਬਰਕਤਿ ਨਾਲ ਆਪਣੇ
ਅੰਦਰੋਂ) ਹਉਮੈ ਦੂਰ ਕਰ । ਹੇ ਸਹੇਲੀ! ਗੁਰੂ ਨੂੰ ਹਰ ਵੇਲੇ ਆਪਣੇ ਅੰਦਰ ਵਸਾਂਦਿਆਂ (ਆਪਣੇ) ਮਨ ਨੂੰ
ਖੋਜਿਆ ਕਰ, (ਇਸ ਤਰ੍ਹਾਂ ਆਪਣੇ ਮਨ ਨੂੰ) ਪਿਆਰੇ ਪ੍ਰਭੂ ਦੀ ਪ੍ਰੀਤ ਵਲ ਪਰਤਾਇਆ ਕਰ ।੧। ਰਹਾਉ ।

ਹੇ ਸਹੇਲੀ! (ਸਾਧ ਸੰਗਤਿ ਵਿਚ ਮਨ ਦੀ ਖੋਜ ਅਤੇ ਪ੍ਰਭੂ ਦੀ ਪ੍ਰੀਤ ਦੀ ਸਹਾਇਤਾ ਨਾਲ ਆਪਣੇ ਅੰਦਰੋਂ)
(ਕਾਮਾਦਿਕ) ਪੰਜ ਵੈਰੀਆਂ ਨਾਲੋਂ (ਆਪਣਾ) ਸਾਥ ਤੋੜਨ ਦਾ ਸਦਾ ਜਤਨ ਕਰਿਆ ਕਰ, (ਇਸ ਤਰ੍ਹਾਂ ਤੇਰੇ)
ਹਿਰਦੇ-ਘਰ ਵਿਚ (ਪ੍ਰਭੂ-ਮਿਲਾਪ ਦੀ) ਸੋਹਣੀ ਸੇਜ ਬਣ ਜਾਇਗੀ, ਤੇਰੇ (ਹਿਰਦੇ ਦੇ) ਵਿਹੜੇ ਵਿਚ ਸ਼ਾਂਤੀ ਆ
ਟਿਕੇਗੀ ।੧।

ਹੇ ਨਾਨਕ! (ਆਖ—) ਹੇ ਸਖੀ! ਜਿਸ ਜੀਵ-ਇਸਤ੍ਰੀ ਨੇ ਗੁਣਾਂ ਦੇ ਖਜ਼ਾਨੇ ਪ੍ਰਭੂ ਦੀ ਸਿਫਤਿ-ਸਾਲਾਹ ਦੇ ਗੀਤ
ਗਾਣੇ ਸ਼ੁਰੂ ਕਰ ਦਿੱਤੇ, (ਉਸ ਦੇ ਅੰਦਰੋਂ) ਹਉਮੈ ਦਾ ਰੌਲਾ ਮੁੱਕ ਗਿਆ, ਉਸ ਦਾ (ਪ੍ਰਭੂ ਵਲੋਂ) ਉਲਟਿਆ
ਹੋਇਆ ਹਿਰਦਾ-ਕੋਲ-ਫੁੱਲ ਖਿੜ ਪੈਂਦਾ ਹੈ, ਉਹ ਸਦਾ ਆਪਣੇ ਆਸਣ ਉੱਤੇ ਬੈਠੀ ਰਹਿੰਦੀ ਹੈ (ਅਡੋਲ-ਚਿੱਤ
ਰਹਿੰਦੀ ਹੈ), ਉਸ ਦੀ ਭਟਕਣਾ ਮੁੱਕ ਜਾਂਦੀ ਹੈ ।੨।੪।੪੩।

ਕਾਨੜਾ ਮਃ ੫ ਘਰੁ ੯ ॥ ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ
ਅਹੰ ਤਾਪ ॥ ਰਹਾਉ ॥ ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥ ਨਾਮੁ ਜਪਤ ਸੋਊ ਜਨੁ
ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥

{ਪੰਨਾ 1306}

ਪਦ ਅਰਥ:- ਤਾਂ ਤੇ—ਇਸ ਵਾਸਤੇ । ਮਨਾ—ਹੇ ਮਨ! ਜਾਪਿ—ਜਪਿਆ ਕਰ । ਸੰਤ ਬੇਦ—ਗੁਰੂ ਦੇ ਬਚਨ
। ਪੰਥੁ—(ਜ਼ਿੰਦਗੀ ਦਾ) ਰਸਤਾ । ਗਾਖਰੋ—ਔਖਾ, ਕਠਨ । ਮਗਨ—ਮਸਤ । ਅਹੰ—ਹਉਮੈ । ਰਹਾਉ ।

ਰਾਤੇ—ਰੰਗੇ ਹੋਏ । ਮਾਤੇ—ਮਸਤ । ਸੰਗਿ ਮਾਇਆ—ਮਾਇਆ ਨਾਲ । ਬਪੁਰੀ—ਵਿਚਾਰੀ, ਭੈੜੀ ।
ਸੰਤਾਪ—ਕਲੇਸ਼ ।੧।

ਜਪਤ—ਜਪਦਿਆਂ । ਜਿਸਹਿ—ਜਿਸ ਨੂੰ (ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਲਫਜ਼ ‘ਜਿਸੁ’ ਦਾ ਉੱਡ
ਗਿਆ ਹੈ) । ਉਧਾਰਹੁ—ਪਾਰ ਲੰਘਾਂਦਾ ਹੈਂ । ਭੈ—(ਸਾਰੇ) ਡਰ । ਸੰਤ ਪ੍ਰਤਾਪ—ਗੁਰੂ ਦੇ ਪਰਤਾਪ ਨਾਲ
।੨।

ਅਰਥ:- ਹੇ (ਮੇਰੇ) ਮਨ! (ਜੇ ਹਉਮੈ ਦੇ ਤਾਪ ਤੋਂ ਬਚਣਾ ਹੈ) ਤਾਂ ਪਰਮਾਤਮਾ ਦਾ ਨਾਮ ਜਪਿਆ ਕਰ, ਸਦਾ
ਜਪਿਆ ਕਰ, ਇਹੀ ਉਪਦੇਸ਼ ਗੁਰੂ ਦੇ ਬਚਨ ਕਰਦੇ ਹਨ । (ਨਾਮ ਜਪਣ ਤੋਂ ਬਿਨਾ ਜ਼ਿੰਦਗੀ ਦਾ) ਰਸਤਾ
ਬਹੁਤ ਔਖਾ ਹੈ (ਇਸ ਤੋਂ ਬਿਨਾ) ਮੋਹ ਵਿਚ ਡੁੱਬੇ ਰਹੀਦਾ ਹੈ, ਹਉਮੈ ਦਾ ਤਾਪ ਚੜ੍ਹਿਆ ਰਹਿੰਦਾ ਹੈ । ਰਹਾਉ ।

ਹੇ ਮਨ! ਜਿਹੜੇ ਮਨੁੱਖ ਭੈੜੀ ਮਾਇਆ ਨਾਲ ਰੱਤੇ ਮੱਤੇ ਰਹਿੰਦੇ ਹਨ, ਉਹਨਾਂ ਨੂੰ (ਮਾਇਆ ਦੇ) ਮੋਹ ਦੇ ਕਾਰਨ
(ਅਨੇਕਾਂ) ਦੁੱਖ-ਕਲੇਸ਼ ਵਿਆਪਦੇ ਹਨ ।੧।

ਹੇ ਪ੍ਰਭੂ! ਜਿਸ (ਮਨੁੱਖ) ਨੂੰ ਤੂੰ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈਂ, ਉਹ ਮਨੁੱਖ (ਤੇਰਾ) ਨਾਮ ਜਪਦਿਆਂ ਪਾਰ ਲੰਘਦਾ ਹੈ । ਹੇ ਨਾਨਕ! ਗੁਰੂ ਦੇ ਪਰਤਾਪ ਨਾਲ (ਮਨੁੱਖ ਦੇ ਅੰਦਰੋਂ ਮਾਇਆ ਦਾ) ਮੋਹ ਦੂਰ ਹੋ ਜਾਂਦਾ ਹੈ, ਸਾਰੇ ਡਰ ਮਿਟ ਜਾਂਦੇ ਹਨ, ਭਟਕਣਾ ਮੁੱਕ ਜਾਂਦੀ ਹੈ ।੨।੫।੪੪।

ਕਾਨੜਾ ਮਹਲਾ ੫ ਘਰੁ ੧੦ ੧ੳ ਸਤਿਗੁਰ ਪ੍ਰਸਾਦਿ ॥ ਐਸੇ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥ ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥ {ਪੰਨਾ 1307}

ਪਦ ਅਰਥ:- ਦਾਨੁ—(ਨਾਮਿ ਦੀ) ਦਾਤਿ । ਸੰਤਹੁ—ਹੇ ਸੰਤ ਜਨੋ! ਜਾਤ—ਜਾਂਦੀ ਹੈ । ਜੀਉ—ਜਿੰਦ । ਬਲਿਹਾਰਿ—ਸਦਕੇ, ਕੁਰਬਾਨ । ਮਾਨ—ਅਹੰਕਾਰ । ਪੰਚ—(ਕਾਮਾਦਿਕ) ਪੰਜ (ਚੋਰ) । ਦੋਹੀ—ਠੱਗੀ ਹੋਈ । ਉਰਝਿ—(ਕਾਮਾਦਿਕ ਵਿਚ) ਫਸ ਕੇ । ਨਿਕਟਿ—(ਇਹਨਾਂ ਕਾਮਾਦਿਕਾਂ ਦੇ) ਨੇੜੇ । ਤਾਕੀ—(ਹੁਣ) ਤੱਕੀ ਹੈ । ਸਾਧੂਆ—ਸੰਤ ਜਨਾਂ ਦੀ । ਦੂਤ ਸੰਗੁ—(ਕਾਮਾਦਿਕ) ਵੈਰੀਆਂ ਦਾ ਸਾਥ । ਨਿਵਾਰਿ—ਦੂਰ ਕਰੋ ।੧।ਰਹਾਉ।

ਕੋਟਿ—ਕ੍ਰੋੜਾਂ । ਭ੍ਰਮਿਓ—ਭਟਕਦਾ ਫਿਰਿਆ । ਦੁਆਰਿ—(ਤੁਹਾਡੇ) ਦਰ ਤੇ ।੧।

ਅਧਾਰੁ—ਆਸਰਾ । ਦੁਲਭ—ਮੁਸ਼ਕਿਲ ਨਾਲ ਮਿਲਣ ਵਾਲਾ । ਸਫਲੁ—ਕਾਮਯਾਬ । ਭਵ—ਸੰਸਾਰ-ਸਮੁੰਦਰ ।੨।

ਅਰਥ:- ਹੇ ਸੰਤ ਜਨੋ! ਮੈਨੂੰ ਇਹੋ ਜਿਹਾ ਦਾਨ ਦੇਹੋ (ਜੋ ਕਾਮਾਦਿਕ ਪੰਜ ਵੈਰੀਆਂ ਤੋਂ ਬਚਾ ਰੱਖੇ, ਮੇਰੀ) ਜਿੰਦ (ਨਾਮ ਦੀ ਦਾਤਿ ਤੋਂ) ਸਦਕੇ ਜਾਂਦੀ ਹੈ । (ਇਹ ਜਿੰਦ) ਅਹੰਕਾਰ ਵਿਚ ਮਸਤ ਰਹਿੰਦੀ ਹੈ, (ਕਾਮਾਦਿਕ) ਪੰਜ (ਚੋਰਾਂ ਦੇ ਹੱਥੋਂ) ਠੱਗੀ ਜਾਂਦੀ ਹੈ, (ਉਹਨਾਂ ਕਾਮਾਦਿਕਾਂ ਵਿਚ ਹੀ) ਫਸ ਕੇ (ਉਹਨਾਂ ਦੇ ਹੀ) ਨੇੜੇ ਟਿਕੀ ਰਹਿੰਦੀ ਹੈ । ਮੈਂ (ਇਹਨਾਂ ਤੋਂ ਬਚਣ ਲਈ) ਸੰਤ ਜਨਾਂ ਦੀ ਸਰਨ ਤੱਕੀ ਹੈ । (ਹੇ ਸੰਤ ਜਨੋ! ਮੇਰਾ ਇਹਨਾਂ ਕਾਮਾਦਿਕ) ਵੈਰੀਆਂ ਵਾਲਾ ਸਾਥ ਦੂਰ ਕਰੋ ।੧।ਰਹਾਉ।

ਹੇ ਸੰਤ ਜਨੋ! (ਕਾਮਾਦਿਕ ਪੰਜਾਂ ਵੈਰੀਆਂ ਦੇ ਪ੍ਰਭਾਵ ਹੇਠ ਰਹਿ ਕੇ ਮਨੁੱਖ ਦੀ ਜਿੰਦ) ਕ੍ਰੋੜਾਂ ਜਨਮਾਂ ਜੂਨਾਂ ਵਿਚ ਭਟਕਦੀ ਰਹਿੰਦੀ ਹੈ । (ਹੇ ਸੰਤ ਜਨੋ!) ਮੈਂ ਹੋਰ ਆਸਰੇ ਛੱਡ ਕੇ ਤੁਹਾਡੇ ਦਰ ਤੇ ਆਇਆ ਹਾਂ ।੧।

ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਉਸ ਨੂੰ (ਕਾਮਾਦਿਕ ਵੈਰੀਆਂ ਦਾ ਟਾਕਰਾ ਕਰਨ ਲਈ ਪਰਮਾਤਮਾ ਦਾ) ਨਾਮ ਆਸਰਾ ਮਿਲ ਜਾਂਦਾ ਹੈ, ਉਸ ਦਾ ਇਹ ਦੁਰਲੱਭ (ਮਨੁੱਖ) ਜਨਮ ਕਾਮਯਾਬ ਹੋ ਜਾਂਦਾ ਹੈ । ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਤੇ ਆਖ—ਹੇ ਪ੍ਰਭੂ! ਮੈਨੂੰ ਆਪਣੇ ਨਾਮ ਦਾ ਆਸਰਾ ਦੇ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।੨।੧।੪੫।

ਕਾਨੜਾ ਮਹਲਾ ੫ ਘਰੁ ੧੧ ੧ੳ ਸਤਿਗੁਰ ਪ੍ਰਸਾਦਿ ॥ ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੈ ਕਛੂ ਦਿਖਾਏ ॥ ਪ੍ਰਭੂ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥ ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤਹੂ ਨ ਜਾਏ ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥ {ਪੰਨਾ 1307}

ਪਦ ਅਰਥ:- ਸਹਜ—ਆਤਮਕ ਅਡੋਲਤਾ । ਸੁਭਾਏ—ਸੁਭਾਇ, ਪਿਆਰ ਦੀ ਰਾਹੀਂ, ਪਿਆਰ ਦੇ ਪ੍ਰੇਰੇ ਹੋਏ । ਆਪਨ—ਆਪਣੇ ਆਪ । ਜਾਨੋਂ—ਜਾਨਉਂ, ਮੈਂ ਜਾਣਦਾ । ਨ ਕਛੂ ਜਾਨੋਂ (ਨ) ਕਛੂ ਦਿਖਾਏ—ਨਾਹ ਮੈਂ ਕੁਝ ਜਾਣਦਾ ਹਾਂ, ਨਾਹ ਮੈਂ ਕੁਝ ਵਿਖਾਇਆ ਹੈ (ਨਾਹ ਮੇਰੀ ਮਤਿ-ਬੁਧਿ ਉੱਚੀ ਹੈ, ਨਾਹ ਮੇਰੀ ਕਰਣੀ ਉੱਚੀ ਹੈ) । ਬਾਲੇ ਭੋਲੇ—ਭੋਲੇ ਬਾਲਕ ਨੂੰ ।੧।ਰਹਾਉ ।

ਸੰਜੋਗਿ—ਸੰਜੋਗ ਨੇ । ਸਾਧ ਸੰਗਾਏ—ਸਾਧ ਸੰਗਤਿ ਵਿਚ । ਕਤਹੂ—ਕਿਸੇ ਭੀ ਹੋਰ ਪਾਸੇ । ਘਰਹਿ—ਘਰ ਵਿਚ ਹੀ । ਗੁਨ ਨਿਧਾਨੁ—ਗੁਣਾਂ ਦਾ ਖਜ਼ਾਨਾ ਪ੍ਰਭੂ । ਇਹ ਚੋਲੈ—ਇਸ ਸਰੀਰ ਵਿਚ ।੧।

ਲੁਭਾਏ—ਖਿੱਚ ਪਾ ਲਈ ਹੈ । ਆਨ—ਹੋਰ (ਪਿਆਰ, ਆਸਰੇ) । ਤਜਾਏ—ਛੱਡ ਦਿੱਤੇ ਹਨ । ਥਾਨ ਥਾਨਾਏ—ਥਾਨ ਥਾਨ ਵਿਚ, ਹਰੇਕ ਥਾਂ ਵਿਚ । ਸਰਬ—ਸਭਨਾਂ ਵਿਚ । ਰਸਕਿ—ਸੁਆਦ ਨਾਲ, ਆਨੰਦ ਨਾਲ ।੨।

ਅਰਥ:- ਹੇ ਭਾਈ! (ਕਿਸੇ) ਆਤਮਕ ਅਡੋਲਤਾ ਵਾਲੇ ਪਿਆਰ ਦੀ ਪ੍ਰੇਰਨਾ ਨਾਲ (ਪ੍ਰਭੂ ਜੀ) ਆਪਣੇ ਆਪ ਹੀ (ਮੈਨੂੰ) ਆ ਮਿਲੇ ਹਨ, ਮੈਂ ਤਾਂ ਨਾਹ ਕੁਝ ਜਾਣਦਾ-ਬੁੱਝਦਾ ਹਾਂ, ਨਾਹ ਮੈਂ ਕੋਈ ਚੰਗੀ ਕਰਣੀ ਵਿਖਾ ਸਕਿਆ ਹਾਂ । ਮੈਨੂੰ ਭੋਲੇ ਬਾਲ ਨੂੰ ਉਹ ਸੁਖਾਂ ਦਾ ਮਾਲਕ ਪ੍ਰਭੂ (ਆਪ ਹੀ) ਆ ਮਿਲਿਆ ਹੈ ।੧।ਰਹਾਉ ।

ਹੇ ਭਾਈ! (ਕਿਸੇ ਪਿਛਲੇ) ਸੰਜੋਗ ਨੇ (ਮੈਨੂੰ) ਸਾਧ ਸੰਗਤਿ ਵਿਚ ਮਿਲਾ ਦਿੱਤਾ, (ਹੁਣ ਮੇਰਾ ਮਨ) ਕਿਸੇ ਭੀ ਹੋਰ ਪਾਸੇ ਨਹੀਂ ਜਾਂਦਾ, (ਹਿਰਦੇ-) ਘਰ ਵਿਚ ਹੀ ਟਿਕਿਆ ਰਹਿੰਦਾ ਹੈ । (ਮੇਰੇ ਇਸ ਸਰੀਰ ਵਿਚ ਗੁਣਾਂ ਦਾ ਖਜ਼ਾਨਾ ਪ੍ਰਭੂ ਪਰਗਟ ਹੋ ਪਿਆ ਹੈ ।੧।

ਹੇ ਭਾਈ! (ਪ੍ਰਭੂ ਦੇ) ਚਰਨਾਂ ਨੇ (ਮੈਨੂੰ ਆਪਣੇ ਵਲ) ਖਿੱਚ ਪਾ ਲਈ ਹੈ, ਮੈਥੋਂ ਹੋਰ ਸਾਰੇ ਮੋਹ-ਪਿਆਰ ਛੁਡਾ ਲਏ ਹਨ, (ਹੁਣ ਮੈਨੂੰ ਇਉਂ ਦਿੱਸਦਾ ਹੈ ਕਿ ਉਹ ਪ੍ਰਭੂ) ਹਰੇਕ ਥਾਂ ਵਿਚ ਸਭਨਾਂ ਵਿਚ ਵੱਸ ਰਿਹਾ ਹੈ । (ਹੁਣ ਉਸ ਦਾ ਦਾਸ) ਨਾਨਕ ਬੜੇ ਆਨੰਦ ਨਾਲ ਉਸ ਦੇ ਗੁਣ ਉਚਾਰਦਾ ਰਹਿੰਦਾ ਹੈ ।੨।੧।੪੬।

ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾਏ ਿ ॥ ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥ {ਪੰਨਾ 1307}

ਪਦ ਅਰਥ:- ਦੁਰਾਈ—ਕਠਨ, ਔਖਾ । ਪਰਮਿਤਿ—ਮਿਤਿ ਤੋਂ ਪਰੇ, ਅੰਦਾਜ਼ੇ ਤੋਂ ਪਰੇ, ਜਿਸਦੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ । ਅਗੰਮ—ਅਪਹੁੰਚ । ਅਗੋਚਰ—(ਅ-ਗੋ-ਚਰ । ਗੋ—ਗਿਆਨ-ਇੰਦ੍ਰੇ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾ ਹੋ ਸਕੇ ।੧।ਰਹਾਉ ।

ਕਹਨਿ—ਕਹਿਣ ਨਾਲ, ਆਖਣ ਨਾਲ, (ਨਿਰਾ) ਜ਼ਬਾਨੀ ਗੱਲਾਂ ਕਰਨ ਨਾਲ । ਭਵਣਿ—ਭੌਣ ਨਾਲ, ਤੀਰਥ ਯਾਤ੍ਰਾ ਆਦਿ ਕਰਨ ਨਾਲ । ਉਕਤਿ—ਦਲੀਲ, ਯੁਕਤੀ ।੧।

ਉਪਾਵ—(ਲਫਜ਼ ‘ਉਪਾਉ’ ਤੋਂ ਬਹੁ-ਵਚਨ) ਹੀਲੇ । ਰੇ—ਹੇ ਭਾਈ! ਤਉ—ਤਦੋਂ । ਜਉ—ਜਦੋਂ । ਦਇਆਰ—ਦਇਆਲ । ਕ੍ਰਿਪਾਰ—ਕਿਰਪਾਲ । ਕ੍ਰਿਪਾਨਿਧਿ—ਕਿਰਪਾ ਦਾ ਖਜ਼ਾਨਾ । ਰੇਨਾਈ—ਚਰਨ-ਪੂੜ ।੨।

ਅਰਥ:- ਹੇ ਭਾਈ! ਗੋਬਿੰਦ ਨੂੰ ਠਾਕੁਰ ਨੂੰ ਮਿਲਣਾ ਬਹੁਤ ਔਖਾ ਹੈ । ਉਹ ਪਰਮਾਤਮਾ (ਉਂਵ ਤਾਂ) ਸਭਨਾਂ ਵਿਚ ਸਮਾਇਆ ਹੋਇਆ ਹੈ (ਪਰ) ਉਸ ਦਾ ਸਰੂਪ ਅੰਦਾਜ਼ੇ ਤੋਂ ਪਰੇ ਹੈ, ਉਹ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ।੧।ਰਹਾਉ।

ਹੇ ਭਾਈ! (ਨਿਰਾ ਗਿਆਨ ਦੀਆਂ) ਗੱਲਾਂ ਕਰਨ ਨਾਲ, (ਤੀਰਥ ਆਦਿਕਾਂ ਤੇ) ਭੌਣ ਨਾਲ ਪਰਮਾਤਮਾ ਨਹੀਂ ਮਿਲਦਾ, ਅਨੇਕਾਂ ਯੁਕਤੀਆਂ ਤੇ ਚਤੁਰਾਈਆਂ ਨਾਲ ਭੀ ਨਹੀਂ ਮਿਲਦਾ ।੧।

ਹੇ ਭਾਈ! ਅਨੇਕਾਂ ਜਤਨਾਂ ਅਤੇ ਅਨੇਕਾਂ ਹੀਲਿਆਂ ਨਾਲ ਪਰਮਾਤਮਾ ਨਹੀਂ ਮਿਲਦਾ । ਉਹ ਤਦੋਂ ਹੀ ਮਿਲਦਾ ਹੈ ਜਦੋਂ ਉਸ ਦੀ ਆਪਣੀ ਕਿਰਪਾ ਹੁੰਦੀ ਹੈ । ਹੇ ਦਾਸ ਨਾਨਕ! ਦਇਆਲ, ਕਿਰਪਾਲ, ਕਿਰਪਾ ਦਾ ਖਜ਼ਾਨਾ ਪ੍ਰਭੂ ਸੰਤ ਜਨਾਂ ਦੀ ਚਰਨ-ਪੂੜ ਵਿਚ ਰਿਹਾ ਮਿਲਦਾ ਹੈ ।੨।੨।੪੭।

ਕਾਨੜਾ ਮਹਲਾ ੫ ॥ ਮਾਈ ਸਿਮਰਤ ਰਾਮ ਰਾਮ ਰਾਮ ॥ ਪ੍ਰਭੁ ਬਿਨਾ ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥ ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸੋ ਹਰਿ ਗੁਨ ਨਿਧੇ ਸੁਖ ਮੋਰ ॥੧॥ ਈਤ ਉਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥ {ਪੰਨਾ 1307}

ਪਦ ਅਰਥ:- ਮਾਈ—ਹੇ ਮਾਂ! ਸਿਮਰਤ—ਸਿਮਰਦਿਆਂ । ਚਿਤਵਉ—ਚਿਤਵਉਂ, ਮੈਂ ਚਿਤਵਦਾ ਹਾਂ, ਮੈਂ ਚੇਤੇ ਕਰਦਾ ਹਾਂ । ਚਰਨਾਰਬਿੰਦ—(ਚਰਨ—ਅਰਬਿੰਦ । ਅਰਬਿੰਦ—ਕੌਲ ਫੁੱਲ) ਕੌਲ-ਫੁੱਲ ਵਰਗੇ ਸੋਹਣੇ ਚਰਨ । ਸਾਸਨ—ਹਰੇਕ ਸਾਹ ਦੇ ਨਾਲ । ਨਿਸਿ—ਰਾਤ । ਭੋਰ—ਦਿਨ ।੧।ਰਹਾਉ।

ਲਾਇ—ਲਾ ਕੇ, ਜੋੜ ਕੇ । ਕੀਨ ਆਪਨ—ਆਪਣਾ ਬਣਾ ਲਿਆ ਹੈ । ਜੋਰੁ—ਜੋੜ, ਮਿਲਾਪ । ਸਰਬਸੋ (ਸਰਬਸ੍ਵ) । ਅੱਖਰ ‘ਸ’ ਦੇ ਨਾਲ ਦੋ ਲਗਾਂ ਹਨ— ਅਤੇ । ਅਸਲ ਲਫਜ਼ ‘ਸਰਬਸੁ’ ਹੈ, ਇਥੇ ‘ਸਰਬਸੋ’ ਪੜ੍ਹਨਾ ਹੈ) ਸਾਰਾ ਧਨ-ਪਦਾਰਥ, ਸਭ ਕੁਝ । ਗੁਨ ਨਿਧੇ—ਗੁਣਾਂ ਦਾ ਖਜ਼ਾਨਾ ਹਰੀ । ਮੋਰ—ਮੇਰਾ ।੧।

ਈਤ—ਇਥੇ । ਉਤ—ਉਥੇ । ਨਿਰਖਤ—(ਮੈਂ) ਵੇਖਦਾ ਹਾਂ । ਰਿਦ ਖੋਰਿ—ਹਿਰਦੇ ਦੀ ਖੋੜ ਵਿਚ, ਹਿਰਦੇ ਦੇ ਗੁਪਤ ਥਾਂ ਵਿਚ । ਤਰਨ—ਬੇੜੀ, ਜਹਾਜ਼ । ਘੋਰ—ਬਹੁਤ ਭਾਰੀ ।੨।

ਅਰਥ:- ਹੇ ਮਾਂ! ਪ੍ਰਭੂ ਬਿਨਾ (ਮੇਰਾ) ਕੋਈ ਹੋਰ (ਆਸਰਾ) ਨਹੀਂ ਹੈ । ਉਸ ਦਾ ਨਾਮ ਹਰ ਵੇਲੇ ਸਿਮਰਦਿਆਂ ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ ।੧।ਰਹਾਉ।

ਹੇ ਮਾਂ! (ਉਸ ਪਰਮਾਤਮਾ ਨਾਲ) ਪਿਆਰ ਪਾ ਕੇ (ਮੈਂ ਉਸ ਨੂੰ) ਆਪਣਾ ਬਣਾ ਲਿਆ ਹੈ (ਹੁਣ ਇਹ) ਪ੍ਰੀਤ ਦੀ ਗੰਢ ਟੁੱਟੇਗੀ ਨਹੀਂ । ਮੇਰੇ ਵਾਸਤੇ ਗੁਣਾਂ ਦਾ ਖਜ਼ਾਨਾ ਹਰੀ ਹੀ ਸੁਖ ਹੈ, ਜਿੰਦ ਹੈ, ਮਨ ਹੈ, ਧਨ ਹੈ, ਮੇਰਾ ਸਭ ਕੁਝ ਉਹੀ ਹੈ ।੧।

ਹੇ ਨਾਨਕ! ਇਥੇ ਉਥੇ ਹਰ ਥਾਂ ਪਰਮਾਤਮਾ ਹੀ ਵਿਆਪਕ ਹੈ, ਮੈਂ ਉਸਨੂੰ ਆਪਣੇ ਹਿਰਦੇ ਦੇ ਲੁਕਵੇਂ ਥਾਂ ਵਿਚ (ਬੈਠਾ) ਵੇਖ ਰਿਹਾ ਹਾਂ । (ਜੀਵਾਂ ਨੂੰ ਪਾਰ ਲੰਘਾਣ ਲਈ ਉਹ) ਜਹਾਜ਼ ਹੈ, ਸੰਤਾਂ ਦੀ ਸਰਨ ਵਿਚ (ਜਿਨ੍ਹਾਂ ਨੂੰ ਮਿਲ ਪੈਂਦਾ ਹੈ, ਉਹਨਾਂ ਦਾ) ਸਾਰਾ ਵੱਡੇ ਤੋਂ ਵੱਡਾ ਦੁੱਖ ਭੀ ਨਾਸ ਹੋ ਜਾਂਦਾ ਹੈ ।੨।੩।੪੮।

ਕਾਨੜਾ ਮਹਲਾ ੫ ॥ ਜਨ ਕੋ ਪ੍ਰਭੂ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥
ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹੁ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ
ਪਰਮਾਨੰਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥

{ਪੰਨਾ 1307-1308}

ਪਦ ਅਰਥ:- ਕੋ—ਦਾ । ਪ੍ਰਭੂ—ਮਾਲਕ । ਸੰਗੇ—(ਤੇਰੇ) ਨਾਲ । ਅਸਨੇਹੁ—ਨੇਹੁ, ਪਿਆਰ । ਸਾਜਨੋ—
ਸਾਜਨੁ, ਸੱਜਣ । ਗ੍ਰਿਹਿ ਤੇਰੈ—ਤੇਰੇ ਘਰ ਵਿਚ । ਸਭ ਕੇਹੁ—ਸਭ ਕੁਝ, ਹਰੇਕ ਪਦਾਰਥ ।੧।ਰਹਾਉ।

ਮਾਨੁ—ਇੱਜ਼ਤ । ਮਾਂਗਉ—ਮਾਂਗਉਂ, ਮੈਂ ਮੰਗਦਾ ਹਾਂ । ਤਾਨੁ—ਤਾਕਤ, ਆਸਰਾ । ਲਖਮੀ—ਮਾਇਆ ।
ਸੁਤ—ਪੁੱਤਰ । ਦੇਹੁ—ਸਰੀਰ, ਸਰੀਰ-ਅਰੋਗਤਾ ।੧।

ਮੁਕਤਿ—(ਵਿਕਾਰਾਂ ਤੋਂ) ਖ਼ਲਾਸੀ । ਜੁਗਤਿ—ਜੀਵਨ-ਜਾਚ । ਭੁਗਤਿ—ਖ਼ੁਰਾਕ, ਭੋਜਨ । ਪਰਮਾਨੰਦ—ਪਰਮ
ਆਨੰਦ, ਸਭ ਤੋਂ ਉੱਚੇ ਆਨੰਦ ਦਾ ਮਾਲਕ । ਨਿਧਾਨ—ਖ਼ਜ਼ਾਨਾ । ਭੈ—ਡਰ ਵਿਚ, ਅਦਬ ਵਿਚ । ਭਾਇ—
ਪਿਆਰ ਵਿਚ । ਨਿਹਾਲ—ਪਰਸੰਨ ।੨।

ਅਰਥ:- ਹੇ ਪ੍ਰਭੂ! ਤੂੰ ਆਪਣੇ ਸੇਵਕ ਦੇ ਸਿਰ ਉਤੇ ਰਾਖਾ ਹੈਂ, (ਤੇਰੇ ਸੇਵਕ ਦਾ ਤੇਰੇ) ਨਾਲ ਪਿਆਰ
(ਟਿਕਿਆ ਰਹਿੰਦਾ ਹੈ) । ਹੇ ਪ੍ਰਭੂ! ਤੂੰ (ਹੀ) ਮੇਰਾ ਸੱਜਣ ਹੈਂ, ਤੂੰ (ਹੀ) ਮੇਰਾ ਮਿੱਤਰ ਹੈਂ, ਤੇਰੇ ਘਰ ਵਿਚ
ਹਰੇਕ ਪਦਾਰਥ ਹੈ ।੧।ਰਹਾਉ।

ਹੇ ਪ੍ਰਭੂ! ਮੈਂ (ਤੇਰੇ ਦਰ ਤੋਂ) ਇੱਜ਼ਤ ਮੰਗਦਾ ਹਾਂ, (ਤੇਰਾ) ਆਸਰਾ ਮੰਗਦਾ ਹਾਂ, ਧਨ-ਪਦਾਰਥ ਮੰਗਦਾ ਹਾਂ,
ਪੁੱਤਰ ਮੰਗਦਾ ਹਾਂ, ਸਰੀਰਕ ਅਰੋਗਤਾ ਮੰਗਦਾ ਹਾਂ ।੧।

ਹੇ ਪ੍ਰਭੂ! ਤੂੰ ਹੀ ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲਾ ਹੈਂ, ਤੂੰ ਹੀ ਜੀਵਨ-ਜਾਚ ਸਿਖਾਂਦਾ ਹੈਂ, ਤੂੰ ਹੀ ਭੋਜਨ ਦੇਣ
ਵਾਲਾ ਹੈਂ, ਤੂੰ ਸਭ ਤੋਂ ਉੱਚੇ ਆਨੰਦ ਤੇ ਸੁਖਾਂ ਦਾ ਖ਼ਜ਼ਾਨਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੈਥੋਂ)
ਸਦਾ ਹੀ ਸਦਕੇ ਜਾਂਦਾ ਹਾਂ, (ਜਿਹੜੇ ਮਨੁੱਖ ਤੇਰੇ) ਡਰ ਵਿਚ ਪਿਆਰ ਵਿਚ (ਟਿਕ ਕੇ ਤੇਰੀ) ਭਗਤੀ (ਕਰਦੇ
ਹਨ, ਉਹ) ਨਿਹਾਲ (ਹੋ ਜਾਂਦੇ ਹਨ) ।੨।੪।੪੯।

ਕਾਨੜਾ ਮਹਲਾ ੫ ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ
ਧਰਤ ਧਰਤ ਧਰਚਰੀ ॥੧॥ ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ
ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ
ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ
ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥ {ਪੰਨਾ 1308}

ਪਦ ਅਰਥ:- ਕਰਤ ਕਰਤ—ਹਰ ਵੇਲੇ ਕਰਦੇ ਰਹਿੰਦੇ । ਚਰਚ ਚਰਚ ਚਰਚਰੀ—ਚਰਚਾ ਹੀ ਚਰਚਾ । ਜੋਗ
ਧਿਆਨ—ਜੋਗ-ਸਮਾਧੀਆਂ ਲਾਣ ਵਾਲੇ । ਭੇਖ—(ਛੇ) ਭੇਖਾਂ ਦੇ ਸਾਧੂ । ਗਿਆਨ—(ਸ਼ਾਸਤ੍ਰਾਂ ਦੇ) ਜਾਣਨ
ਵਾਲੇ । ਫਿਰਤ ਫਿਰਤ—ਸਦਾ ਫਿਰਦੇ ਰਹਿਣ ਵਾਲੇ । ਧਰਤ—ਧਰਤੀ । ਧਰਚਰੀ—ਧਰਤੀ ਉਤੇ ਫਿਰਨ ਵਾਲੇ
।੧।ਰਹਾਉ।

ਅਹੰ ਅਹੰ—ਹਉਮੈ ਹੀ ਹਉਮੈ । ਅਵਰ—ਹੋਰ । ਅਹੈ—ਹੈ । ਮੂੜ—ਮੂਰਖ । ਬਵਰਈ—ਬਵਰੇ, ਝੱਲੇ ।

ਜਤਿ—(ਧੜ) ਜਿੱਥੇ (ਭੀ) । ਜਾਤ—ਜਾਂਦੇ । ਕਾਲ—ਮੌਤ, ਆਤਮਕ ਮੌਤ । ਹਈ—(ਟਿਕੀ ਰਹਿੰਦੀ) ਹੈ । ੧।

ਮਾਨੁ—ਅਹੰਕਾਰ । ਤਿਆਗੁ—ਛੱਡ । ਮਿਰਤੁ—ਮੌਤ । ਨਿਕਟਿ—ਨੇੜੇ । ਹਈ—ਹੈ । ਭਾਜੁ—ਭਜਨ ਕਰ । ਕਹਤ ਨਾਨਕੁ—ਨਾਨਕ ਆਖਦਾ ਹੈ । ਅਹਿਲਾ—ਕੀਮਤੀ । ਗਈ—(ਵਿਅਰਥ) ਜਾ ਰਿਹਾ ਹੈ । ੨।

ਅਰਥ:- ਹੇ ਭਾਈ! ਅਨੇਕਾਂ ਜੋਗ ਸਮਾਧੀਆਂ ਲਾਣ ਵਾਲੇ (ਛੇ) ਭੇਖਾਂ ਦੇ ਸਾਧੂ (ਸ਼ਾਸਤ੍ਰ ਦੇ) ਗਿਆਨਵਾਨ ਸਦਾ ਧਰਤੀ ਉਤੇ ਤੁਰੇ ਫਿਰਦੇ ਹਨ, (ਜਿੱਥੇ ਜਾਂਦੇ ਹਨ) ਚਰਚਾ ਹੀ ਚਰਚਾ ਕਰਦੇ ਫਿਰਦੇ ਹਨ (ਪਰ ਪ੍ਰਭੂ ਦੇ ਭੋਜਨ ਤੋਂ ਬਿਨਾ ਇਹ ਸਭ ਕੁਝ ਵਿਅਰਥ ਹੈ) । ੧।

ਹੇ ਭਾਈ! (ਇਹੋ ਜਿਹੇ ਅਨੇਕਾਂ ਹੀ) ਹੋਰ ਹਨ, (ਉਹਨਾਂ ਦੇ ਅੰਦਰ) ਹਉਮੈ ਹੀ ਹਉਮੈ, (ਨਾਮ ਤੋਂ ਸੱਖਣੇ ਉਹ) ਮੂਰਖ ਹਨ, ਮੂਰਖ ਹਨ, ਝੱਲੇ ਹਨ । (ਉਹ ਧਰਤੀ ਉੱਤੇ ਤੁਰੇ ਫਿਰਦੇ ਹਨ, ਇਸ ਨੂੰ ਧਰਮ ਦਾ ਕੰਮ ਸਮਝਦੇ ਹਨ ਪਰ ਉਹ) ਜਿੱਥੇ ਭੀ ਜਾਂਦੇ ਹਨ, ਜਿੱਥੇ ਭੀ ਜਾਂਦੇ ਹਨ, ਸਦਾ ਹੀ ਸਦਾ ਹੀ ਆਤਮਕ ਮੌਤ (ਉਹਨਾਂ ਉਤੇ ਸਵਾਰ ਰਹਿੰਦੀ) ਹੈ ।

ਹੇ ਮੂਰਖ! (ਇਹਨਾਂ ਸਮਾਧੀਆਂ ਦਾ) ਮਾਣ, (ਭੇਖ ਦਾ) ਮਾਣ (ਸ਼ਾਸਤ੍ਰਾਂ ਦੇ ਗਿਆਨ ਦਾ) ਅਹੰਕਾਰ ਛੱਡ ਦੇਹ, (ਇਸ ਤਰ੍ਹਾਂ ਆਤਮਕ) ਮੌਤ ਸਦਾ (ਤੇਰੇ) ਨੇੜੇ ਹੈ, ਸਦਾ (ਤੇਰੇ) ਨੇੜੇ ਹੈ । (ਤੈਨੂੰ) ਨਾਨਕ ਆਖਦਾ ਹੈ—ਹੇ ਮੂਰਖ! ਪਰਮਾਤਮਾ ਦਾ ਭਜਨ ਕਰ, ਹਰੀ ਦਾ ਭਜਨ ਕਰ । ਭਜਨ ਤੋਂ ਬਿਨਾ ਕੀਮਤੀ ਮਨੁੱਖਾ ਜਨਮ (ਵਿਅਰਥ) ਜਾ ਰਿਹਾ ਹੈ । ੨। ੫। ੫੦। ੧੨। ੬੨।

ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੧੯ ਸਤਿਗੁਰ ਪ੍ਰਸਾਦਿ ॥ ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ {ਪੰਨਾ 1308}

ਪਦ ਅਰਥ:- ਜਪਿ—ਜਪਿਆ ਕਰ । ਮਨ—ਹੇ ਮਨ! ਪਾਵੈਗੋ—ਪਾਵੈ, ਪਾਂਦਾ ਹੈ । ਜਪੈ—ਜਪਦਾ ਹੈ । ਸੇਵਿ—ਸੇਵਾ ਕਰ ਕੇ, ਸਰਨ ਪੈ ਕੇ । ਸਮਾਵੈਗੋ—ਸਮਾਵੈ, ਲੀਨ ਰਹਿੰਦਾ ਹੈ । ੧। ਰਹਾਉ ।

ਖਿਨੁ ਖਿਨੁ—ਹਰ ਵੇਲੇ । ਲੋਚਾ—ਤਾਂਘ । ਜਪਤ—ਜਪਦਿਆਂ । ਅਨ ਰਸ ਸਾਦ—ਹੋਰ ਰਸਾਂ ਦੇ ਸੁਆਦ । ਨੀਕਰਿ ਗਏ—ਨਿਕਲ ਗਏ, ਦੂਰ ਹੋ ਗਏ । ੧।

ਗੁਰੁ ਕਢਾਵੈਗੋ,—ਗੁਰੁ ਕਢਾਵੈ, ਗੁਰੁ ਕਢਾਂਦਾ ਹੈ । ਪੁਰਖੋਤਮ—ਸਭ ਤੋਂ ਉੱਤਮ (ਅਕਾਲ-) ਪੁਰਖ । ਸਿਉ—ਨਾਲ । ਲਾਵੈਗੋ—ਲਾਵੈ, ਲਾਂਦਾ ਹੈ । ੨।

ਦ੍ਰਵਿਆ—ਨਰਮ ਹੋ ਗਿਆ ਹੈ । ਭੀਨਾ—ਭਿੱਜ ਗਿਆ ਹੈ । ਨਿਜ ਘਰਿ—ਆਪਣੇ (ਅਸਲ) ਘਰ ਵਿਚ । ਤਹ—ਉਸ (ਹਿਰਦੇ-ਘਰ) ਵਿਚ । ਅਨਹਤ—ਇਕ-ਰਸ, ਲਗਾਤਾਰ । ਧੁਨੀ—ਸੁਰ । ਬਾਜਹਿ—ਵੱਜਦੇ

ਰਹਿੰਦੇ ਹਨ । ਨੀਝਰ—(ਨਿਰਮਲ) ਚਸ਼ਮਾ । ਚੁਆਵੈਗੋ—ਚੁਆਵੈ, ਚੌਂਦੀ ਰਹਿੰਦੀ ਹੈ, ਜਾਰੀ ਰਹਿੰਦੀ ਹੈ ।੩।

ਤਿਲ ਤਿਲ—ਹਰ ਵੇਲੇ । ਗਾਵੈ—ਗਾਂਦਾ ਰਹਿੰਦਾ ਹੈ । ਨਾਮਿ—ਨਾਮ ਵਿਚ । ਨਾਮੋ—ਨਾਮ ਹੀ । ਮਨਿ—ਮਨ ਵਿਚ । ਭਾਵੈ—ਪਿਆਰਾ ਲੱਗਦਾ ਹੈ । ਨਾਮੋ—ਨਾਮ ਵਿਚ ਹੀ । ਤ੍ਰਿਪਤਾਵੈਗੋ—ਤ੍ਰਿਪਤ ਰਹਿੰਦਾ ਹੈ ।੪।

ਅਰਥ:- ਹੇ (ਮੇਰੇ) ਮਨ! (ਪਰਮਾਤਮਾ ਦਾ) ਨਾਮ (ਸਦਾ) ਜਪਿਆ ਕਰ (ਜਿਹੜਾ ਮਨੁੱਖ ਜਪਦਾ ਹੈ, ਉਹ) ਸੁਖ ਪਾਂਦਾ ਹੈ । ਜਿਉਂ ਜਿਉਂ (ਮਨੁੱਖ ਹਰਿ-ਨਾਮ) ਜਪਦਾ ਹੈ, ਤਿਉਂ ਤਿਉਂ ਆਨੰਦ ਮਾਣਦਾ ਹੈ, ਅਤੇ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ।੧। ਰਹਾਉ।

ਹੇ ਮਨ! ਭਗਤ ਜਨਾਂ ਦੀ ਹਰ ਵੇਲੇ (ਨਾਮ ਜਪਣ ਦੀ) ਤਾਂਘ ਬਣੀ ਰਹਿੰਦੀ ਹੈ, (ਪਰਮਾਤਮਾ ਦਾ ਭਗਤ) ਹਰਿ-ਨਾਮ ਜਪਦਿਆਂ ਆਨੰਦ ਪ੍ਰਾਪਤ ਕਰਦਾ ਹੈ । (ਉਸ ਦੇ ਅੰਦਰੋਂ) ਹੋਰ ਸਾਰੇ ਰਸਾਂ ਦੇ ਸੁਆਦ ਨਿਕਲ ਜਾਂਦੇ ਹਨ, ਹਰਿ-ਨਾਮ ਤੋਂ ਬਿਨਾ (ਭਗਤ ਨੂੰ) ਹੋਰ ਕੁਝ ਚੰਗਾ ਨਹੀਂ ਲੱਗਦਾ ।੧।

ਹੇ ਮਨ! ਗੁਰੂ ਦੀ ਮਤਿ ਦੀ ਬਰਕਤਿ ਨਾਲ (ਭਗਤ ਨੂੰ) ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲਗ ਪੈਂਦਾ ਹੈ, ਗੁਰੂ (ਉਸ ਦੇ ਮੂੰਹੋਂ ਸਿਫਤਿ-ਸਾਲਾਹ ਦੇ) ਮਿੱਠੇ ਬਚਨ (ਹੀ) ਕਢਾਂਦਾ ਹੈ । ਗੁਰੂ ਦੀ ਬਾਣੀ ਦੀ ਰਾਹੀਂ (ਭਗਤ) ਸ਼੍ਰੇਸ਼ਟ ਪੁਰਖ ਪਰਮਾਤਮਾ ਨੂੰ (ਮਿਲ ਪੈਂਦਾ ਹੈ, ਇਸ ਵਾਸਤੇ ਭਗਤ ਸਦਾ) ਗੁਰੂ ਦੀ ਬਾਣੀ ਨਾਲ (ਆਪਣਾ) ਚਿੱਤ ਪੱਘਰ ਜਾਂਦਾ ਹੈ; ਮੇਰਾ ਮਨ (ਨਾਮ-ਰਸ ਨਾਲ) ਭਿੱਜ ਜਾਂਦਾ ਹੈ, (ਬਾਹਰ ਭਟਕਣ ਦੇ ਥਾਂ) ਆਪਣੇ ਅਸਲ ਸਰੂਪ ਵਿਚ ਟਿਕਿਆ ਰਹਿੰਦਾ ਹੈ । ਹਿਰਦੇ ਵਿਚ ਇਉਂ ਆਨੰਦ ਬਣਿਆ ਰਹਿੰਦਾ ਹੈ, (ਮਾਨੋ) ਉਸ ਹਿਰਦੇ ਵਿਚ ਇਕ-ਰਸ ਸੁਰ ਨਾਲ ਵਾਜੇ ਵੱਜਦੇ ਰਹਿੰਦੇ ਹਨ, (ਮਾਨੋ) ਚਸ਼ਮੇ (ਦੇ ਪਾਣੀ) ਦੀ ਧਾਰ ਚਲਦੀ ਰਹਿੰਦੀ ਹੈ ।੩।

ਹੇ ਮਨ! (ਪਰਮਾਤਮਾ ਦਾ ਭਗਤ) ਹਰ ਵੇਲੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਗੁਰੂ ਦੀ ਮਤਿ ਲੈ ਕੇ (ਭਗਤ ਦਾ) ਮਨ (ਸਦਾ) ਨਾਮ ਵਿਚ ਲੀਨ ਰਹਿੰਦਾ ਹੈ । ਭਗਤ (ਹਰ ਵੇਲੇ ਪਰਮਾਤਮਾ ਦਾ) ਨਾਮ ਸੁਣਦਾ ਹੈ, ਨਾਮ ਹੀ (ਉਸ ਦੇ) ਮਨ ਵਿਚ ਪਿਆਰਾ ਲੱਗਦਾ ਹੈ, ਨਾਮ ਦੀ ਰਾਹੀਂ ਹੀ (ਭਗਤ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜਿਆ ਰਹਿੰਦਾ ਹੈ ।੪।

ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੁਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੁਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥ {ਪੰਨਾ 1308}

ਪਦ ਅਰਥ:- ਕਨਿਕ—ਸੋਨਾ । ਕਾਪਰੁ—ਕਪੜਾ । ਭਾਂਤਿ—ਕਈ ਕਿਸਮਾਂ ਦਾ । ਬਨਾਵੈਗੋ—ਬਨਾਵੈ, ਬਣਾਂਦਾ ਹੈ । ਸਭਿ—ਸਾਰੇ । ਫੀਕ ਫਿਕਾਨੈ—ਬਹੁਤ ਹੀ ਫਿੱਕੇ । ਜਨਮਿ—ਜੰਮ ਕੇ ।੫।

ਪਟਲ—ਪਰਦਾ । ਘੁਮਨਿ ਘੇਰਿ—ਘੁੰਮਣਘੇਰੀ । ਘੁਲਾਵੈਗੋ—ਘੁਲਦਾ ਹੈ, ਦੁੱਖੀ ਹੁੰਦਾ ਹੈ । ਮਨੁਰ—ਸੜਿਆ ਹੋਇਆ ਲੋਹਾ । ਬਿਖੁ—(ਆਤਮਕ ਮੌਤ ਲਿਆਉਣੀ ਵਾਲੀ) ਜ਼ਹਰ । ਦੁਤਰੁ—ਜਿਸ ਤੋਂ ਪਾਰ ਲੰਘਣਾ ਔਖਾ

ਹੁੰਦਾ ਹੈ ।੬।

ਭਉ—ਡਰ, ਅਦਬ । ਬੈਰਾਗੁ—ਪਿਆਰ, ਲਗਨ । ਬੋਹਿਥੁ—ਜਹਾਜ਼ । ਖੇਵਟੁ—ਮਲਾਹ । ਸਬਦਿ—ਸ਼ਬਦ ਦੀ ਰਾਹੀਂ । ਤਰਾਵੈਗੋ—ਤਰਾਵੈ, ਪਾਰ ਲੰਘਾ ਦੇਂਦਾ ਹੈ । ਭੇਟੀਐ—ਮਿਲ ਸਕੀਦਾ ਹੈ । ਰਾਮੈ ਨਾਮਿ—ਪਰਮਾਤਮਾ ਦੇ ਨਾਮ ਵਿਚ ।੭।

ਅਗਿਆਨਿ—ਅੱਗਿਆਨਤਾ ਵਿਚ । ਲਾਇ—ਜੋੜ ਕੇ । ਗੁਰ ਗਿਆਨੈ—ਗੁਰੂ ਦੇ ਦੱਸੇ ਗਿਆਨ ਵਿਚ । ਭਾਣੈ—ਰਜਾ ਵਿਚ । ਭਾਵੈ—ਚੰਗਾ ਲੱਗਦਾ ਹੈ ।੮।

ਅਰਥ:- (ਹੇ ਮੇਰੇ ਮਨ! ਮਾਇਆ-ਵੇੜਿਆ ਮਨੁੱਖ) ਸੋਨੇ (ਆਦਿਕ ਕੀਮਤੀ ਧਾਤਾਂ) ਦੇ ਅਨੇਕਾਂ ਕੰਗਣ (ਆਦਿਕ ਗਹਿਣੇ) ਪਹਿਨਦਾ ਹੈ (ਆਪਣੇ ਸਰੀਰ ਨੂੰ ਸਜਾਣ ਲਈ) ਕਈ ਕਿਸਮ ਦਾ ਕੱਪੜਾ ਬਣਾਂਦਾ ਹੈ, (ਪਰਮਾਤਮਾ ਦੇ) ਨਾਮ ਤੋਂ ਬਿਨਾ (ਇਹ) ਸਾਰੇ (ਉੱਦਮ) ਬਿਲਕੁਲ ਬੇ-ਸੁਆਦੇ ਹਨ । (ਅਜਿਹਾ ਮਨੁੱਖ ਸਦਾ) ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੫।

ਹੇ ਮੇਰੇ ਮਨ! ਮਾਇਆ (ਦੇ ਮੋਹ) ਦਾ ਪਰਦਾ ਬੜਾ ਕਰੜਾ ਪਰਦਾ ਹੈ, (ਇਸ ਮੋਹ ਦੇ ਪਰਦੇ ਦੇ ਕਾਰਨ ਮਨੁੱਖ ਲਈ ਉਸ ਦਾ) ਘਰ ਘੁੰਮਣ-ਘੇਰੀ ਬਣ ਜਾਂਦਾ ਹੈ, (ਇਸ ਵਿਚ ਡੁੱਬਣ ਤੋਂ ਬਚਣ ਲਈ ਸਾਰੀ ਉਮਰ ਮਨੁੱਖ) ਘੋਲ ਕਰਦਾ ਹੈ । (ਮੋਹ ਵਿਚ ਫਸ ਦੇ ਕੀਤੇ ਹੋਏ) ਪਾਪ ਵਿਕਾਰ ਸੜੇ ਹੋਏ ਲੋਹੇ ਵਰਗੇ ਭਾਰੇ (ਬੋਝ) ਬਣ ਜਾਂਦੇ ਹਨ, (ਇਹਨਾਂ ਦੇ ਕਾਰਨ) ਆਤਮਕ ਮੌਤ ਲਿਆਉਣ ਵਾਲੇ ਜ਼ਹਰ-ਰੂਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣਾ ਔਖਾ ਹੋ ਜਾਂਦਾ ਹੈ, (ਮਾਇਆ-ਵੇੜੇ ਮਨੁੱਖ ਪਾਸੋਂ ਉਸ ਵਿਚੋਂ) ਪਾਰ ਨਹੀਂ ਲੰਘਿਆ ਜਾ ਸਕਦਾ ।੬।

ਹੇ ਮੇਰੇ ਮਨ! (ਹਿਰਦੇ ਵਿਚ ਪਰਮਾਤਮਾ ਦਾ) ਅਦਬ ਅਤੇ ਪਿਆਰ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਜਹਾਜ਼ ਬਣ ਜਾਂਦਾ ਹੈ (ਜਿਸ ਮਨੁੱਖ ਦੇ ਅੰਦਰ ਪਿਆਰ ਹੈ ਡਰ ਹੈ, ਉਸ ਨੂੰ) ਗੁਰੂ ਮਲਾਹ (ਆਪਣੇ) ਸ਼ਬਦ ਦੀ ਰਾਹੀਂ ਪਾਰ ਲੰਘਾ ਲੈਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਜਪ ਕੇ) ਪਰਮਾਤਮਾ ਨੂੰ ਮਿਲ ਸਕੀਦਾ ਹੈ; (ਜਿਸ ਮਨੁੱਖ ਦੇ ਅੰਦਰ ਅਦਬ ਤੇ ਪਿਆਰ ਹੈ, ਉਹ) ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।੭।

ਪਰ, ਹੇ ਨਾਨਕ! ਜਿਵੇਂ ਪਰਮਾਤਮਾ ਦੀ ਰਜਾ ਹੁੰਦੀ ਹੈ ਤਿਵੇਂ ਹੀ (ਜੀਵ ਨੂੰ ਜੀਵਨ ਰਾਹ ਤੇ) ਤੋਰਦਾ ਹੈ, (ਕਦੇ ਜੀਵ ਨੂੰ) ਅਗਿਆਨਤਾ ਵਿਚ ਫਸਾ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੰਵਾਈ ਰੱਖਦਾ ਹੈ, ਕਦੇ ਗੁਰੂ ਦੀ ਬਖਸ਼ੀ ਹੋਈ ਆਤਮਕ ਸੂਝ ਵਿਚ ਟਿਕਾ ਕੇ (ਉਸ ਨੀਂਦ ਤੋਂ) ਜਗਾ ਦੇਂਦਾ ਹੈ ।੮।੧।

ਕਾਨੜਾ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥ ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੁ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੁ ਹਰਿ ਪਾਵੈਗੋ ॥੨॥ ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥ ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥ {ਪੰਨਾ 1309}

ਪਦ ਅਰਥ:- ਜਪਿ—ਜਪਿਆ ਕਰ । ਮਨ—ਹੇ ਮਨ! ਤਰਾਵੈਗੋ—ਤਰਾਵੈ, ਪਾਰ ਲੰਘਾ ਦੇਂਦਾ ਹੈ । ਜੋ ਜੋ—

ਜਿਹੜਾ ਜਿਹੜਾ ਮਨੁੱਖ । ਸੋਈ—ਉਹ ਹੀ । ਗਤਿ—ਉੱਚੀ ਆਤਮਕ ਅਵਸਥਾ । ਸਮਾਵੈਗੋ—ਸਮਾਵੈ, ਲੀਨ ਹੋ ਜਾਂਦਾ ਰਿਹਾ ਹੈ ।੧।ਰਹਾਉ।

ਹਰਿ ਜੀਉ—ਹੇ ਪ੍ਰਭੂ ਜੀ! ਕਰਿ—ਕਰ ਕੇ । ਨਾਮਿ—ਨਾਮ ਵਿਚ । ਲਗਾਵੈਗੋ—ਜੋੜ ਦੇਂਦਾ ਹੈ । ਮਿਲਿ—ਮਿਲ ਕੇ । ਧਿਆਵੈਗੋ—ਧਿਆਵੈ, ਸਿਮਰਦਾ ਹੈ ।੧।

ਮਲੁ—ਮੈਲ । ਕਾਸਟ—ਕਾਠ, ਲੱਕੜੀ, ਬੇੜੀ । ਲਗਿ ਸਬਦਿ—ਸ਼ਬਦ ਵਿਚ ਲੱਗ ਕੇ ।੨।

ਹਰਿ ਰਸੁ—ਹਰਿ-ਨਾਮ ਦਾ ਆਨੰਦ । ਕਰਮ—(ਨਾਮ ਤੋਂ ਬਿਨਾ ਹੋਰ ਹੋਰ) ਕਰਮ । ਕਢਿ—ਕੱਢ ਕੇ ।੩।

ਰਖਵਾਰੇ—ਰਾਖੇ । ਮੀਠ—ਮਿੱਠਾ, ਸੁਆਦਲਾ । ਖਿਨੁ ਖਿਨੁ—ਹਰੇਕ ਖਿਨ, ਹਰ ਵੇਲੇ । ਦੇਇ—ਦੇਂਦਾ ਹੈ । ਉਪਦੇਸਿ—ਉਪਦੇਸ਼ ਵਿਚ ।੪।

ਅਰਥ:- ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਿਹੜਾ ਜਿਹੜਾ ਮਨੁੱਖ ਹਰਿ-ਨਾਮ ਜਪਦਾ ਹੈ, ਉਹ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਤੇ, ਪਰਮਾਤਮਾ ਵਿਚ ਹੀ ਲੀਨ ਹੋ ਜਾਂਦਾ ਹੈ) ਜਿਵੇਂ ਧੂ ਅਤੇ ਪ੍ਰਹਿਲਾਦ (ਆਪੋ ਆਪਣੇ ਸਮੇ ਪ੍ਰਭੂ ਵਿਚ) ਲੀਨ ਹੁੰਦਾ ਰਿਹਾ ਹੈ ।੧।ਰਹਾਉ।

ਹੇ ਪ੍ਰਭੂ ਜੀ! ਮਿਹਰ ਕਰ, ਮਿਹਰ ਕਰ, ਮਿਹਰ ਕਰ, (ਤੇ, ਆਪਣੇ ਨਾਮ ਵਿਚ ਜੋੜੀ ਰੱਖ । ਹੇ ਭਾਈ! ਪਰਮਾਤਮਾ ਆਪ ਹੀ) ਮਿਹਰ ਕਰ ਕੇ (ਜੀਵ ਨੂੰ ਆਪਣੇ) ਨਾਮ ਵਿਚ ਜੋੜਦਾ ਹੈ । ਹੇ ਪ੍ਰਭੂ ਜੀ! ਮਿਹਰ ਕਰ ਕੇ ਗੁਰੂ ਮਿਲਾਵੋ । ਗੁਰੂ ਨੂੰ ਮਿਲ ਕੇ ਹੀ (ਜੀਵ ਤੇਰਾ) ਨਾਮ ਸਿਮਰ ਸਕਦਾ ਹੈ ।੧।

ਹੇ ਭਾਈ! (ਜੀਵ ਨੂੰ) ਅਨੇਕਾਂ ਜਨਮਾਂ ਦੀ ਹਉਮੈ ਦੀ ਮੈਲ ਚੰਬੜੀ ਆਉਂਦੀ ਹੈ, ਸਾਧ ਸੰਗਤਿ ਵਿਚ ਮਿਲ ਕੇ ਇਹ ਮੈਲ ਲਹਿ ਜਾਂਦੀ ਹੈ । ਜਿਵੇਂ ਲੋਹਾ ਕਾਠ (ਦੀ ਬੇੜੀ) ਨਾਲ ਲੱਗ ਕੇ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਨੁੱਖ) ਪਰਮਾਤਮਾ ਨੂੰ ਮਿਲ ਪੈਂਦਾ ਹੈ ।੨।

ਹੇ ਭਾਈ! ਸੰਤ ਜਨਾਂ ਦੀ ਸੰਗਤਿ ਸਾਧ ਸੰਗਤਿ ਵਿਚ ਮਿਲ ਬੈਠਿਆ ਕਰੋ, ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਆਨੰਦ ਆਉਣ ਲੱਗ ਪੈਂਦਾ ਹੈ । ਪਰ ਅਹੰਕਾਰੀ ਮਨੁੱਖ ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ (ਹੋਰ ਹੋਰ) ਕਰਮ ਕਰਦਾ ਹੈ, (ਅਜਿਹਾ ਮਨੁੱਖ ਆਪਣੇ ਭਾਂਡੇ ਵਿਚੋਂ) ਪਾਣੀ ਕੱਢ ਕੇ (ਉਸ ਵਿਚ) ਚਿੱਕੜ ਪਾਈ ਜਾ ਰਿਹਾ ਹੈ ।੩।

ਹੇ ਭਾਈ! ਪ੍ਰਭੂ ਜੀ ਆਪਣੇ ਭਗਤਾਂ ਦੇ ਆਪ ਰਾਖੇ ਬਣੇ ਰਹਿੰਦੇ ਹਨ, (ਤਾਹੀਏਂ) ਭਗਤ ਜਨਾਂ ਨੂੰ ਹਰਿ-ਨਾਮ ਦਾ ਰਸ ਮਿੱਠਾ ਲੱਗਦਾ ਹੈ । ਪ੍ਰਭੂ (ਆਪਣੇ ਭਗਤਾਂ ਨੂੰ) ਹਰੇਕ ਖਿਨ (ਜਪਣ ਲਈ ਆਪਣਾ) ਨਾਮ ਦੇਂਦਾ ਹੈ (ਨਾਮ ਦੀ) ਵਡਿਆਈ ਦੇਂਦਾ ਹੈ । ਭਗਤ ਗੁਰੂ ਦੇ ਉਪਦੇਸ਼ (ਸ਼ਬਦ) ਵਿਚ ਲੀਨ ਹੋਇਆ ਰਹਿੰਦਾ ਹੈ ।੪।

ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥ ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਉਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ

॥੭॥ ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ
ਦਾਸਨਿ ਦਾਸ ਕਰਾਵੈਗੋ ॥੮॥੨॥ {ਪੰਨਾ 1309}

ਪਦ ਅਰਥ:- ਕਉ—ਦੇ ਅੱਗੇ, ਨੂੰ । ਨਿਵਿ—ਨਿਉਂ ਕੇ । ਰਹੀਐ—ਰਹਿਣਾ ਚਾਹੀਦਾ ਹੈ । ਜਨ ਨਿਵਹਿ—
ਭਗਤ ਜਨ ਨਿਉਂਦੇ ਹਨ । ਤਾ—ਤਦੋਂ । ਫਲ ਗੁਨ—ਆਤਮਕ ਗੁਣਾਂ ਦਾ ਫਲ । ਪਾਵੈਗੋ—ਪਾਵੈ, ਪਾਂਦਾ ਹੈ
। ਕਰਹਿ—ਕਰਦੇ ਹਨ । ਜਿਉ—ਵਾਂਗ । ਪਚਿ ਜਾਵੈਗੋ—ਖੁਆਰ ਹੁੰਦਾ ਹੈ ।੫।

ਬ੍ਰਹਮ—ਬ੍ਰਹਮਾ । ਕਮਲ ਪੁਤ੍ਰ—ਕੌਲ ਦਾ ਪੁੱਤਰ (ਬ੍ਰਹਮਾ ਕੌਲ ਦੀ ਨਾਭੀ ਵਿਚੋਂ ਜੰਮਿਆ ਮੰਨਿਆ ਜਾਂਦਾ ਹੈ)
। ਮੀਨ—ਮੱਛੀ, (ਮਛੋਦਰੀ ਦਾ ਪੁੱਤਰ ਮੰਨਿਆ ਜਾਂਦਾ ਹੈ ਬਿਆਸ ਨੂੰ) । ਪੂਜਹੁ—ਆਦਰ-ਸਤਕਾਰ ਕਰੋ ।
ਭਰਮਨ ਭਰਮੁ—ਵੱਡੀ ਤੋਂ ਵੱਡੀ ਭਟਕਣਾ । ਚੁਕਾਵੈਗੋ—ਚੁਕਾਵੈ, ਮੁਕਾ ਲੈਂਦਾ ਹੈ ।੬।

ਜਾਤਨ ਜਾਤਿ—ਜਾਤੀਆਂ ਵਿਚੋਂ ਉੱਚੀ ਜਾਤੀ । ਦੇਖਿ—ਵੇਖ ਕੇ । ਮਤ ਭਰਮਹੁ—ਭੁਲੇਖਾ ਨਾਹ ਖਾਓ ।
ਸੁਕ—ਸੁਕਦੇਵ (ਜਾਤੀ ਦਾ ਬ੍ਰਾਹਮਣ ਸੀ) । ਪਗੀਂ—ਪੈਰੀਂ । ਲਗਿ—ਲੱਗ ਕੇ । ਜੂਠਨ ਜੂਠਿ—ਭੈੜੀ ਤੋਂ
ਭੈੜੀ ਜੂਠ ।੭।

ਜਨਕ ਜਨਕ—ਕਈ ਜਨਕ, (ਰਾਜਾ ਜਨਕ ਦੀ ਪੀੜ੍ਹੀ ਦੇ ਕਈ ਜਨਕ) । ਬੈਠੇ—ਬੈਠਦੇ ਆਏ ।
ਸਿੰਘਾਸਨਿ—ਸਿੰਘਾਸਨ ਉਤੇ, ਰਾਜ-ਗੱਦੀ ਉੱਤੇ । ਲੈ—ਲੈ ਕੇ । ਧੂਰਿ—ਚਰਨਾਂ ਦੀ ਧੂੜ । ਲਾਵੈਗੋ—ਲਾਂਦਾ
ਹੈ । ਠਾਕੁਰ—ਹੇ ਠਾਕੁਰ! ਮੈ—ਮੈਨੂੰ, ਮੇਰੇ ਵਰਗਿਆਂ ਨੂੰ । ਕਰਾਵੈਗੋ—ਕਰਾਵੈ, ਕਰਾਂਦਾ ਹੈ, ਬਣਾ ਲੈਂਦਾ ਹੈ
।੮।

ਅਰਥ:- ਹੇ ਭਾਈ! ਪ੍ਰਭੂ ਦੇ ਭਗਤਾਂ ਅੱਗੇ ਸਦਾ ਸਿਰ ਨਿਵਾਣਾ ਚਾਹੀਦਾ ਹੈ, ਭਗਤ ਜਨ (ਆਪ ਭੀ) ਨਿਮ੍ਰਤਾ
ਵਿਚ ਰਹਿੰਦੇ ਹਨ । (ਜਦੋਂ ਮਨੁੱਖ ਨਿਉਂਦਾ ਹੈ) ਤਦੋਂ (ਹੀ) ਆਤਮਕ ਗੁਣਾਂ ਦਾ ਫਲ ਪ੍ਰਾਪਤ ਕਰਦਾ ਹੈ ।
ਜਿਹੜੇ ਭੈੜੇ ਮਨੁੱਖ ਭਗਤ ਜਨਾਂ ਦੀ ਨਿੰਦਾ ਕਰਦੇ ਹਨ (ਉਹ ਆਪ ਹੀ ਖੁਆਰ ਹੁੰਦੇ ਹਨ । ਨਿੰਦਕ ਮਨੁੱਖ
ਸਦਾ) ਹਰਨਾਖਸ ਵਾਂਗ ਖੁਆਰ ਹੁੰਦਾ ਹੈ ।੫।

ਹੇ ਭਾਈ! ਬ੍ਰਹਮਾ ਕੌਲ-ਨਾਭੀ ਵਿਚੋਂ ਜੰਮਿਆ ਮੰਨਿਆ ਜਾਂਦਾ ਹੈ, ਬਿਆਸ ਮੱਛੀ (ਮਛੋਦਰੀ) ਦਾ ਪੁਤ੍ਰ ਕਿਹਾ
ਜਾਂਦਾ ਹੈ (ਪਰ ਇਤਨੇ ਨੀਵੇਂ ਥਾਂ ਤੋਂ ਜੰਮੇ ਮੰਨੇ ਜਾ ਕੇ ਭੀ, ਪਰਮਾਤਮਾ ਦੀ ਭਗਤੀ ਦਾ) ਤਪ ਕਰਨ ਦੇ ਕਾਰਨ
(ਬ੍ਰਹਮਾ ਭੀ ਤੇ ਬਿਆਸ ਭੀ ਜਗਤ ਵਿਚ ਆਪਣੀ) ਪੂਜਾ ਕਰਾ ਰਿਹਾ ਹੈ । ਹੇ ਭਾਈ! ਜਿਹੜਾ ਜਿਹੜਾ ਭੀ
ਕੋਈ ਭਗਤ ਬਣਦਾ ਹੈ, ਉਸ ਦਾ ਆਦਰ ਸਤਕਾਰ ਕਰੋ । (ਭਗਤ ਜਨਾਂ ਦਾ ਸਤਕਾਰ) ਵੱਡੀ ਤੋਂ ਵੱਡੀ
ਭਟਕਣਾ ਦੂਰ ਕਰ ਦੇਂਦਾ ਹੈ ।੬।

ਹੇ ਭਾਈ! ਉੱਚੀ ਤੋਂ ਉੱਚੀ ਜਾਤਿ ਵੇਖ ਕੇ (ਭੀ) ਭੁਲੇਖਾ ਨਾਹ ਖਾ ਜਾਓ (ਕਿ ਭਗਤੀ ਉੱਚੀ ਜਾਤਿ ਦਾ ਹੱਕ ਹੈ
। ਵੇਖੋ) ਸੁਕਦੇਵ (ਬ੍ਰਾਹਮਣ ਰਾਜਾ) ਜਨਕ ਦੀ ਪੈਰੀਂ ਲੱਗ ਕੇ ਨਾਮ ਸਿਮਰ ਰਿਹਾ ਹੈ (ਸਿਮਰਨ ਦੀ ਜਾਚ ਸਿੱਖ
ਰਿਹਾ ਹੈ । ਜਦੋਂ ਉਹ ਜਨਕ ਪਾਸ ਭਗਤੀ ਦੀ ਸਿੱਖਿਆ ਲੈਣ ਆਇਆ, ਲੰਗਰ ਵਰਤਾਇਆ ਜਾ ਰਿਹਾ ਸੀ ।
ਸੁਕਦੇਵ ਨੂੰ ਬਾਹਰ ਹੀ ਖੜਾ ਕਰ ਦਿੱਤਾ ਗਿਆ । ਲੰਗਰ ਛਕ ਰਹੇ ਲੋਕਾਂ ਦੀਆਂ ਪੱਤਲਾਂ ਦੀ) ਸਾਰੀ ਜੂਠ
(ਸੁਕਦੇਵ ਦੇ) ਸਿਰ ਉੱਤੇ ਪਈ (ਵੇਖੋ, ਫਿਰ ਭੀ ਸੁਕਦੇਵ ਬ੍ਰਾਹਮਣ ਹੁੰਦਿਆਂ ਭੀ ਆਪਣੇ) ਮਨ ਨੂੰ ਇਕ ਖਿਨ
ਵਾਸਤੇ ਭੀ ਡੋਲਣ ਨਹੀਂ ਦੇ ਰਿਹਾ ।੭।

ਹੇ ਭਾਈ! ਅਨੇਕਾਂ ਜਨਕ (ਆਪਣੀ ਵਾਰੀ ਜਿਸ) ਰਾਜ-ਗੱਦੀ ਉੱਤੇ ਬੈਠਣ ਆ ਰਹੇ ਸਨ (ਉਸ ਉੱਤੇ ਬੈਠਾ
ਹੋਇਆ ਉਸੇ ਖ਼ਾਨਦਾਨ ਦਾ ਭਗਤ ਰਾਜਾ ਜਨਕ ਰਾਜਾ ਹੁੰਦਿਆਂ ਭੀ ਭਗਤੀ ਕਰਨ ਵਾਲੇ) ਨੌਂ ਰਿਸ਼ੀਆਂ ਦੀ

ਚਰਨ-ਧੂੜ (ਆਪਣੇ ਮੱਥੇ ਉੱਤੇ) ਲਾ ਰਿਹਾ ਹੈ । ਹੇ ਨਾਨਕ! (ਆਖ—) ਹੇ ਠਾਕੁਰ! (ਮੇਰੇ ਉੱਤੇ) ਮਿਹਰ ਕਰ, ਮਿਹਰ ਕਰ, (ਮੈਨੂੰ ਆਪਣਾ ਕੋਈ ਭਗਤ ਮਿਲਾ ਦੇਹ, ਜਿਹੜਾ) ਮੈਨੂੰ ਤੇਰੇ ਦਾਸਾਂ ਦਾ ਦਾਸ ਬਣਾ ਲਏ ।੮।੨।

ਕਾਨੜਾ ਮਹਲਾ ੪ ॥ ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥ ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥ ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥ ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥ ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ਜਿਉ ਸਤਸੰਗਤਿ ਤਰਿਓ ਜੁਲਾਹੇ ਸੰਤ ਜਨਾ ਮਨਿ ਭਾਵੈਗੋ ॥੪॥ {ਪੰਨਾ 1309}

ਪਦ ਅਰਥ:- ਰਸਿ—ਰਸ ਨਾਲ, ਆਨੰਦ ਨਾਲ, ਸੁਆਦ ਨਾਲ । ਮਨੁ ਗਾਵੈਗੋ—(ਜਿਸ ਮਨੁੱਖ ਦਾ) ਮਨ ਗਾਂਦਾ ਹੈ । ਜਿਹਵਾ—(ਉਸ ਦੀ) ਜੀਭ । ਹੋਇ—ਹੋ ਕੇ, ਬਣ ਕੇ । ਕੋਟੀ—ਕੋਟਿ, ਕ੍ਰੋੜਾਂ । ਧਿਆਵੈਗੋ—ਧਿਆਵੈ, ਜਪਦੀ ਹੈ ।੧।ਰਹਾਉ।

ਸਹਸ ਫਨੀ—ਹਜ਼ਾਰ ਫਣਾਂ ਨਾਲ । ਸੇਖਨਾਗੈ—ਸ਼ੇਸ਼ਨਾਗ ਨੇ । ਅਗਮੁ—ਅਪਹੁੰਚ । ਠਹਰਾਵੈਗੋ—ਠਹਰਾਵੈ, ਠਹਰਾਂਦਾ ਹੈ, ਟਿਕਾਣੇ ਤੇ ਲਿਆਉਂਦਾ ਹੈ, ਭਟਕਣੋਂ ਹਟਾਂਦਾ ਹੈ ।੧।

ਤੂ—ਤੈਨੂੰ । ਨੀਕੇ—ਚੰਗੇ (ਜੀਵਨ ਵਾਲੇ) । ਜਪਤਿਅਹੁ ਕਉ—ਜਪਣ ਵਾਲਿਆਂ ਨੂੰ । ਦਾਸੀ ਸੁਤੁ—ਦਾਸੀ ਦਾ ਪੁੱਤਰ । ਛੋਕ ਛੋਹਰਾ—ਛੋਕਰਾ । ਅੰਕਿ—ਅੰਕ ਨਾਲ, ਛਾਤੀ ਨਾਲ । ਗਲਿ—ਗਲ ਨਾਲ ।੨।

ਤੇ—ਤੋਂ । ਓਪਤਿ—ਉਤਪੱਤੀ । ਕਾਸਟ—ਕਾਠ, ਲੱਕੜ । ਅੰਗਿ—(ਆਪਣੇ) ਸਰੀਰ ਉੱਤੇ । ਤਰਾਵੈ—ਤਰਾਂਦਾ ਹੈ । ਬਿਰਦੁ—ਮੁੱਢ ਕਦੀਮਾਂ ਦਾ ਸੁਭਾਉ । ਰਖਾਵੈਗੋ—ਰਖਾਵੈ, ਕਾਇਮ ਰੱਖਦਾ ਹੈ ।੩।

ਹਮ—ਅਸੀ ਜੀਵ । ਲੋਹ—ਲੋਹਾ । ਨਾਵ—ਬੇੜੀ । ਤਰਾਵੈਗੋ—ਤਰਾਵੈ, ਪਾਰ ਲੰਘਾਂਦਾ ਹੈ । ਮਨਿ—ਮਨ ਵਿਚ । ਭਾਵੈਗੋ—ਭਾਵੈ, ਪਿਆਰਾ ਲੱਗਦਾ ਹੈ ।੪।

ਅਰਥ:- ਹੇ ਭਾਈ! (ਜਿਸ ਮਨੁੱਖ ਦਾ) ਮਨ ਗੁਰੂ ਦੀ ਮਤਿ (ਲੈ ਕੇ) ਸੁਆਦ ਨਾਲ (ਪਰਮਾਤਮਾ ਦੇ) ਗੁਣ ਗਾਣ ਲੱਗ ਪੈਂਦਾ ਹੈ (ਉਸ ਦੇ ਅੰਦਰ ਇਤਨਾ ਪਿਆਰ ਜਾਗਦਾ ਹੈ ਕਿ ਉਸ ਦੀ) ਜੀਭ ਇਕ ਤੋਂ (ਮਾਨੋ) ਲੱਖਾਂ ਕ੍ਰੋੜਾਂ ਬਣ ਕੇ (ਨਾਮ) ਜਪਣ ਲੱਗ ਪੈਂਦੀ ਹੈ (ਨਾਮ ਜਪਦੀ ਥੱਕਦੀ ਹੀ ਨਹੀਂ) ।੧।ਰਹਾਉ।

ਹੇ ਭਾਈ! (ਉਸ ਆਤਮਕ ਆਨੰਦ ਦੇ ਪ੍ਰੇਰੇ ਹੋਏ ਹੀ) ਸ਼ੇਸ਼ਨਾਗ ਨੇ (ਆਪਣੀ ਹਜ਼ਾਰ) ਫਨ ਨਾਲ (ਸਦਾ ਹਰਿ-ਨਾਮ) ਜਪਿਆ ਹੈ । ਪਰ ਹੇ, ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਕੋਈ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਲੱਭ ਸਕਦਾ । ਹੇ ਪ੍ਰਭੂ! ਤੂੰ ਅਥਾਹ (ਸਮੁੰਦਰ) ਹੈਂ, ਤੂੰ ਸਦਾ ਹੀ ਅਪਹੁੰਚ ਹੈਂ । ਹੇ ਭਾਈ! ਗੁਰੂ ਦੀ ਮਤਿ ਦੀ ਰਾਹੀਂ (ਨਾਮ ਜਪਣ ਵਾਲੇ ਮਨੁੱਖ ਦਾ) ਮਨ ਭਟਕਣੋਂ ਹਟ ਜਾਂਦਾ ਹੈ ।੧।

ਹੇ ਪ੍ਰਭੂ! ਜਿਹੜੇ ਮਨੁੱਖਾਂ ਨੇ ਤੈਨੂੰ ਜਪਿਆ ਹੈ, ਉਹੀ ਮਨੁੱਖ ਚੰਗੇ (ਜੀਵਨ ਵਾਲੇ) ਬਣੇ ਹਨ । ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਹਰੀ (ਆਤਮਕ) ਆਨੰਦ ਬਖਸ਼ਦਾ ਹੈ । (ਵੇਖੋ, ਇਕ) ਦਾਸੀ ਦਾ ਪੁੱਤਰ ਬਿਦਰ ਛੋਕਰਾ

ਜਿਹਾ ਹੀ ਸੀ, (ਪਰ ਨਾਮ ਜਪਣ ਦੀ ਬਰਕਤਿ ਨਾਲ) ਕ੍ਰਿਸਨ ਉਸ ਨੂੰ ਛਾਤੀ ਨਾਲ ਲਾ ਰਿਹਾ ਹੈ, ਗਲ ਨਾਲ ਲਾ ਰਿਹਾ ਹੈ ।੨।

ਹੇ ਭਾਈ! ਪਾਣੀ ਤੋਂ ਕਾਠ ਦੀ ਉਤਪੱਤੀ ਹੁੰਦੀ ਹੈ (ਇਸ ਲਾਜ ਨੂੰ ਪਾਲਣ ਲਈ ਪਾਣੀ ਉਸ) ਕਾਠ ਨੂੰ (ਆਪਣੀ ਛਾਤੀ ਉੱਤੇ ਰੱਖੀ ਰੱਖਦਾ ਹੈ) ਤਰਾਂਦਾ ਰਹਿੰਦਾ ਹੈ (ਭੁੱਬਣ ਨਹੀਂ ਦੇਂਦਾ) । (ਇਸੇ ਤਰ੍ਹਾਂ) ਪਰਮਾਤਮਾ ਆਪਣੇ ਸੇਵਕਾਂ ਨੂੰ ਆਪ ਸੋਹਣੇ ਜੀਵਨ ਵਾਲਾ ਬਣਾਂਦਾ ਹੈ, ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਕਾਇਮ ਰੱਖਦਾ ਹੈ ।੩।

ਹੇ ਭਾਈ! ਅਸੀ ਜੀਵ ਪੱਥਰ (ਵਾਂਗ ਪਾਪਾਂ ਨਾਲ ਭਾਰੇ) ਹਾਂ, ਲੋਹੇ (ਵਾਂਗ ਵਿਕਾਰਾਂ ਨਾਲ ਭਾਰੇ) ਹਾਂ, (ਪਰ ਪ੍ਰਭੂ ਆਪ ਮਿਹਰ ਕਰ ਕੇ) ਗੁਰੂ ਦੀ ਸੰਗਤਿ ਵਿਚ ਰੱਖ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ (ਜਿਵੇਂ) ਬੇੜੀ (ਪੱਥਰਾਂ ਨੂੰ ਲੋਹੇ ਨੂੰ ਨਦੀ ਤੋਂ ਪਾਰ ਲੰਘਾਂਦੀ ਹੈ) ਜਿਵੇਂ ਸਾਧ ਸੰਗਤਿ ਦੀ ਬਰਕਤਿ ਨਾਲ (ਕਬੀਰ) ਜੁਲਾਹਾ ਪਾਰ ਲੰਘ ਗਿਆ । ਹੇ ਭਾਈ! ਪਰਮਾਤਮਾ ਆਪਣੇ ਸੰਤ ਜਨਾਂ ਦੇ ਮਨ ਵਿਚ (ਸਦਾ) ਪਿਆਰਾ ਲੱਗਦਾ ਹੈ ।੪।

ਖਰੇ ਖਰੋਏ ਬੈਠਤ ਉਠਤ ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥ ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੋ ਗੁਰਮਤਿ ਨਾਮਿ ਸਮਾਵੈਗੋ ॥੬॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥

{ਪੰਨਾ 1309-1310}

ਪਦ ਅਰਥ:- ਖਰੇ ਖਰੋਏ—ਖਲੇ-ਖਲੋਤੇ । ਮਾਰਗਿ—ਰਸਤੇ ਵਿਚ । ਪੰਥਿ—ਰਸਤੇ ਵਿਚ । ਧਿਆਵੈਗੋ—ਧਿਆਵੈ, ਧਿਆਉਂਦਾ ਹੈ । ਸਤਿਗੁਰ ਬਚਨ—ਗੁਰੂ ਦੇ ਬਚਨਾਂ ਵਿਚ (ਮਗਨ) । ਪਾਧਰੁ—ਪੱਧਰਾ ਰਸਤਾ । ਪਾਧਰੁ ਮੁਕਤਿ—ਮੁਕਤੀ ਦਾ ਪੱਧਰਾ ਰਸਤਾ । ਮੁਕਤਿ—ਵਿਕਾਰਾਂ ਤੋਂ ਖ਼ਲਾਸੀ । ਜਨਾਵੈਗੋ—ਜਨਾਵੈ, ਜਤਾਂਦਾ ਹੈ, ਦੱਸਦਾ ਹੈ ।੫।

ਸਾਸਨਿ—ਸਾਹ ਦੇ ਹੁੰਦਿਆਂ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਬਲੁ—(ਆਤਮਕ) ਤਾਕਤ । ਨਿਹ ਸਾਸਨਿ—ਸਾਹ ਨਾਹ ਲੈਂਦਿਆਂ ਭੀ, ਸਰੀਰ ਤਿਆਗਣ ਤੇ ਭੀ । ਪਰਸਾਦੀ—ਕਿਰਪਾ ਨਾਲ । ਬੂਝੈ—(ਅੱਗ) ਬੁੱਝ ਜਾਂਦੀ ਹੈ । ਤੋ—ਤਦੋਂ । ਨਾਮਿ—ਨਾਮ ਵਿਚ ।੬।

ਜੀਅ ਕੋ—(ਆਤਮਕ) ਜੀਵਨ ਦਾ । ਜੀਅਨ ਕੋ—ਸਭਨਾਂ ਜੀਵਾਂ ਦਾ । ਭਾਵੈਗੋ—ਭਾਵੈ, ਚੰਗਾ ਲੱਗਦਾ । ਹਾਥਿ—ਹੱਥ ਵਿਚ । ਪਰਤਾਪੈ—ਦੁੱਖੀ ਹੁੰਦਾ ਹੈ ।੭।

ਕੋ—ਕੋਈ ਮਨੁੱਖ । ਭਲ—ਭਲਾ । ਲੋੜੈ—ਚਾਹੁੰਦਾ ਹੈ । ਢਹਿ—ਢਹਿ ਕੇ । ਠਾਕੁਰ—ਹੇ ਠਾਕੁਰ! ਮੈ—ਮੈਨੂੰ । ਭਸਮ—ਚਰਨਾਂ ਦੀ ਪੂੜ ।੮।

ਅਰਥ:- ਹੇ ਭਾਈ! (ਜਿਸ ਮਨੁੱਖ ਦਾ ਮਨ ਗੁਰੂ ਦੀ ਮਤਿ ਲੈ ਕੇ ਸੁਆਦ ਨਾਲ ਹਰਿ-ਗੁਣ ਗਾਣ ਲੱਗ ਪੈਂਦਾ ਹੈ, ਉਹ ਮਨੁੱਖ) ਖਲੇ-ਖਲੋਤਿਆਂ, ਬੈਠਦਿਆਂ, ਉੱਠਦਿਆਂ, ਰਸਤੇ ਵਿਚ (ਤੁਰਦਿਆਂ, ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ । (ਉਹ ਮਨੁੱਖ ਸਦਾ) ਗੁਰੂ ਦੇ ਬਚਨਾਂ ਵਿਚ (ਮਗਨ ਰਹਿੰਦਾ) ਹੈ, ਗੁਰੂ ਦਾ ਉਪਦੇਸ਼ (ਉਸ ਨੂੰ ਵਿਕਾਰਾਂ ਤੋਂ) ਖ਼ਲਾਸੀ ਦਾ ਸਿੱਧਾ ਰਸਤਾ ਦੱਸਦਾ ਰਹਿੰਦਾ ਹੈ ।੫।

ਹੇ ਭਾਈ! (ਜਿਸ ਮਨੁੱਖ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ, ਉਹ ਮਨੁੱਖ ਸਾਹ ਦੇ ਹੁੰਦਿਆਂ ਹਰੇਕ ਸਾਹ ਦੇ ਨਾਲ (ਨਾਮ ਜਪ ਜਪ ਕੇ ਆਤਮਕ) ਤਾਕਤ ਹਾਸਲ ਕਰਦਾ ਰਹਿੰਦਾ ਹੈ, ਸਾਹ ਦੇ ਨਾਹ ਹੁੰਦਿਆਂ ਭੀ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ । (ਜਦੋਂ) ਗੁਰੂ ਦੀ ਕਿਰਪਾ ਨਾਲ (ਉਸ ਦੇ ਅੰਦਰੋਂ) (ਹਉਮੈ ਦੀ ਅੱਗ) ਬੁੱਝ ਜਾਂਦੀ ਹੈ, ਤਦੋਂ ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹ ਹਰਿ-ਨਾਮ ਵਿਚ ਲੀਨ ਰਹਿੰਦਾ ਹੈ । ੬।

ਹੇ ਭਾਈ! ਗੁਰੂ ਸਭ ਜੀਵਾਂ ਦਾ ਆਤਮਕ ਜੀਵਨ ਦਾ ਦਾਤਾ ਹੈ, ਪਰ ਬਦ-ਕਿਸਮਤ ਮਨੁੱਖ ਨੂੰ ਗੁਰੂ ਪਿਆਰਾ ਨਹੀਂ ਲੱਗਦਾ । (ਉਹ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੀ ਦਾਤਿ ਨਹੀਂ ਲੈਂਦਾ । ਜ਼ਿੰਦਗੀ ਦਾ ਸਮਾ ਲੰਘ ਜਾਂਦਾ ਹੈ) ਮੁੜ ਇਹ ਸਮਾ ਹੱਥ ਨਹੀਂ ਆਉਂਦਾ, ਤਦੋਂ ਦੁੱਖੀ ਹੁੰਦਾ ਹੈ ਤੇ ਹੱਥ ਮਲਦਾ ਹੈ । ੭।

ਹੇ ਭਾਈ! ਜੇ ਕੋਈ ਮਨੁੱਖ ਆਪਣਾ ਭਲਾ ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ ਉਹ) ਗੁਰੂ ਦੇ ਦਰ ਤੇ ਆਪਾ-ਭਾਵ ਗਵਾ ਕੇ ਪਿਆ ਰਹੇ । ਹੇ ਨਾਨਕ! (ਤੂੰ ਭੀ ਆਖ—) ਹੇ ਮੇਰੇ ਠਾਕੁਰ! (ਮੇਰੇ ਉੱਤੇ) ਮਿਹਰ ਕਰ, ਮਿਹਰ ਕਰ, ਮੇਰੇ ਮੱਥੇ ਉੱਤੇ ਗੁਰੂ ਦੇ ਚਰਨਾਂ ਦੀ ਧੂੜ ਲੱਗੀ ਰਹੇ । ੮। ੩।

ਕਾਨੜਾ ਮਹਲਾ ੪ ॥ ਮਨੁ ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ ਸਤਿਗੁਰੁ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥ {ਪੰਨਾ 1310}

ਪਦ ਅਰਥ:- ਰੰਗਿ—ਪ੍ਰੇਮ-ਰੰਗ ਵਿਚ । ਰਾਤਾ—ਰੱਤਾ, ਰੰਗਿਆ ਹੋਇਆ । ਗਾਵੈਗੋ—ਗਾਵੈ, ਗਾਂਦਾ ਰਹਿੰਦਾ ਹੈ । ਭੈ—(ਲਫਜ਼ ‘ਭਉ’ ਤੋਂ ਬਹੁ-ਵਚਨ) ਸਾਰੇ ਡਰ । ਤ੍ਰਾਸ—ਡਰ, ਸਹਮ । ਨਿਰਮਲ—ਮਲ-ਰਹਿਤ, ਪਵਿੱਤਰ । ਲਾਗਿ—ਪਾਹ (ਕੱਪੜੇ ਨੂੰ ਰੰਗ ਚਾੜ੍ਹਨ ਤੋਂ ਪਹਿਲਾਂ ‘ਪਾਹ’ ਦੇਈਦੀ ਹੈ, ਲੂਣ ਜਾਂ ਸੋਡੇ ਆਦਿਕ ਵਿਚ ਰਿੰਨ੍ਹੀਦਾ ਹੈ) । ਲਗਾਵੈਗੋ—ਲਾਂਦਾ ਹੈ, ਲਗਾਵੈ । ੧। ਰਹਾਉ ।

ਸਦ—ਸਦਾ । ਬੈਰਾਗੀ—ਵਿਰਕਤ, ਮਾਇਆ ਦੇ ਮੋਹ ਤੋਂ ਉਪਰਾਮ । ਨਿਕਟਿ—ਨੇੜੇ । ਘਰਿ—(ਹਿਰਦੇ-) ਘਰ ਵਿਚ । ਪੰਕ—ਚਰਨ-ਧੂੜ । ਜੀਵਾ—ਜੀਵਾਂ, ਮੈਂ ਜੀਉ ਪੈਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ । ਕਰਿ—ਕਰ ਕੇ । ੧।

ਦੁਬਿਧਾ—ਮੇਰ-ਤੇਰ । ਲੋਭਿ—ਲੋਭ ਵਿਚ । ਮਨਿ ਕੋਰੈ—ਕੋਰੇ ਮਨ ਉੱਤੇ । ਰੰਗਿ—ਪ੍ਰੇਮ-ਰੰਗ । ਫਿਰਿ—ਮੁੜ । ਉਲਟਿਓ—(ਜਦੋਂ ਲੋੜ ਆਦਿਕ ਵਲੋਂ ਮਨ) ਪਰਤਦਾ ਹੈ । ਜਨਮੁ—ਨਵਾਂ ਜਨਮ । ਬਚਨੀ—ਬਚਨੀਂ, ਬਚਨਾਂ ਦੀ ਰਾਹੀਂ । ਲਾਵੈਗੋ—ਲਾਵੈ, ਲਾਂਦਾ ਹੈ, ਚਾੜ੍ਹਦਾ ਹੈ । ੨।

ਫੁਨਿ—ਮੁੜ, ਮੁੜ ਮੁੜ । ਧਾਵਤ—ਭਟਕਦੀਆਂ ਹਨ । ਤ੍ਰੈਗੁਣੀਆ—ਤਿੰਨਾਂ ਗੁਣਾਂ ਵਿਚ ਫਸਿਆ ਹੋਇਆ ਮਨ । ਪਰਚੈ—ਪਤੀਜਦਾ ਹੈ, ਪ੍ਰਸੰਨ ਹੁੰਦਾ ਹੈ । ਵਸਗਤਿ—ਵੱਸ ਵਿਚ । ਮੋਖ ਮੁਕਤਿ—ਵਿਕਾਰਾਂ ਤੋਂ ਖਲਾਸੀ । ਸੋ—ਉਹ ਮਨੁੱਖ । ੩।

ਅਰਥ:- ਹੇ ਭਾਈ! (ਜਿਹੜਾ ਮਨੁੱਖ ਆਪਣੇ ਮਨ ਨੂੰ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਣ ਵਾਸਤੇ ਮਨ ਨੂੰ) ਗੁਰੂ ਦੀ ਮਤਿ ਦੀ ਪਾਣ ਦੇਂਦਾ ਹੈ, (ਉਸ ਦਾ) ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ (ਇਸ ਰੰਗ

ਵਿਚ ਰੰਗੀਜ ਕੇ ਉਹ ਮਨੁੱਖ ਸਦਾ ਪਰਮਾਤਮਾ ਦੇ ਗੁਣ) ਗਾਂਦਾ ਰਹਿੰਦਾ ਹੈ, ਉਸ ਦੇ ਸਾਰੇ (ਮਲੀਨ) ਡਰ ਤੇ ਸਹਮ ਪਵਿੱਤਰ (ਅਦਬ-ਸਤਕਾਰ) ਬਣ ਜਾਂਦੇ ਹਨ ।੧। ਰਹਾਉ।

ਹੇ ਭਾਈ! ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਹੋਇਆ ਮਨੁੱਖ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦਾ ਹੈ, ਪ੍ਰਭੂ (ਪ੍ਰੇਮ-ਰੰਗ ਵਿਚ ਰੰਗੇ ਮਨੁੱਖਾਂ ਦੇ ਸਦਾ) ਨੇੜੇ ਵੱਸਦਾ ਹੈ, ਉਹਨਾਂ ਦੇ (ਹਿਰਦੇ-) ਘਰ ਵਿਚ ਆ ਟਿਕਦਾ ਹੈ । ਹੇ ਭਾਈ! ਜੇ ਮੈਨੂੰ ਉਹਨਾਂ (ਵਡ-ਭਾਗੀ ਮਨੁੱਖਾਂ) ਦੀ ਚਰਨ-ਧੂੜ ਮਿਲੇ, ਤਾਂ ਮੈਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹਾਂ । (ਪਰ ਇਹ ਚਰਨ-ਧੂੜ ਪ੍ਰਭੂ) ਆਪ ਹੀ ਕਿਰਪਾ ਕਰ ਕੇ ਦਿਵਾਂਦਾ ਹੈ ।੧।

ਹੇ ਭਾਈ! ਜਿਹੜੇ ਮਨੁੱਖ ਮੇਰ-ਤੇਰ ਵਿਚ ਲੋਭ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਕੋਰੇ ਮਨ ਉੱਤੇ (ਪ੍ਰਭੂ ਦਾ ਪਿਆਰ-) ਰੰਗ ਨਹੀਂ ਚੜ੍ਹ ਸਕਦਾ । ਫਿਰ ਜਦੋਂ ਗੁਰੂ ਦੇ ਬਚਨਾਂ ਦੀ ਰਾਹੀਂ (ਉਹਨਾਂ ਦਾ ਮਨ ਦੁਬਿਧਾ ਲੋਭ ਆਦਿਕ ਵਲੋਂ) ਪਰਤਦਾ ਹੈ, (ਤਾਂ ਉਹਨਾਂ ਨੂੰ ਨਵਾਂ ਆਤਮਕ) ਜਨਮ ਮਿਲਦਾ ਹੈ । ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਪੁਰਖ ਮਿਲ ਪੈਂਦਾ ਹੈ (ਉਸ ਦੇ ਮਨ ਨੂੰ ਪ੍ਰਭੂ-ਪਿਆਰ ਦਾ) ਰੰਗ ਚਾੜ੍ਹ ਦੇਂਦਾ ਹੈ ।੨।

ਹੇ ਭਾਈ! ਮਨੁੱਖ ਦੀਆਂ ਇਹ ਦਸੇ ਹੀ ਇੰਦ੍ਰੀਆਂ ਮੁੜ ਮੁੜ ਭਟਕਦੀਆਂ ਫਿਰਦੀਆਂ ਹਨ । (ਮਾਇਆ ਦੇ) ਤਿੰਨ ਗੁਣਾਂ ਵਿਚ ਗ੍ਰਸਿਆ ਮਨ ਰਤਾ-ਭਰ ਸਮੇ ਲਈ ਭੀ (ਇਕ ਥਾਂ) ਨਹੀਂ ਟਿਕਦਾ । ਜਦੋਂ ਗੁਰੂ (ਕਿਸੇ ਮਨੁੱਖ ਉੱਤੇ) ਤੁੱਠਦਾ ਹੈ ਤਾਂ ਉਸ ਦਾ ਮਨ ਵੱਸ ਵਿਚ ਆ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਤੋਂ ਖਲਾਸੀ ਹਾਸਲ ਕਰ ਲੈਂਦਾ ਹੈ ।੩।

ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥ ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥ {ਪੰਨਾ 1310}

ਪਦ ਅਰਥ:- ਓਅੰਕਾਰਿ—ਓਅੰਕਾਰ ਵਿਚ, ਸਰਬ-ਵਿਆਪਕ ਪ੍ਰਭੂ ਵਿਚ । ਸਭੁ—ਸਾਰਾ ਜਗਤ । ਏਕਸ ਮਾਹਿ—ਇੱਕ (ਪ੍ਰਭੂ) ਵਿਚ ਹੀ । ਏਕਸੁ ਬਚਨਿ—ਇੱਕ (ਆਪਣੇ ਹੀ) ਹੁਕਮ ਵਿਚ । ਬਚਨਿ—ਹੁਕਮ ਵਿਚ ।੪।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਲਖਾਵੈਗੋ—ਲਖਾਵੈ, ਲਖੈ, ਸਮਝ ਲੈਂਦਾ ਹੈ । ਜਾਇ—ਜਾ ਜਾ ਕੇ । ਨਿਜ ਮਹਲੀ—ਨਿਜ ਮਹਲਿ, ਆਪਣੇ (ਅਸਲ) ਟਿਕਾਣੇ ਵਿਚ । ਅਨਹਦ—(ਅਨ-ਆਹਤ । ਬਿਨਾ ਵਜਾਏ ਵੱਜ ਰਿਹਾ) ਇਕ-ਰਸ । ਸਬਦੁ ਬਜਾਵੈਗੋ—ਸ਼ਬਦ ਦਾ ਪ੍ਰਬਲ ਪ੍ਰਭਾਵ (ਆਪਣੇ ਅੰਦਰ) ਟਿਕਾਈ ਰੱਖਦਾ ਹੈ ।੫।

ਸਭ ਸਿਸਟਿ—ਸਾਰੀ ਸ੍ਰਿਸ਼ਟੀ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਬਿਨੁ ਗੁਰ ਭੇਟੇ—ਗੁਰੂ ਨੂੰ ਮਿਲਣ ਤੋਂ ਬਿਨਾ । ਕੋ—ਕੋਈ ਮਨੁੱਖ । ਮਹਲੁ—ਪ੍ਰਭੂ-ਚਰਨਾਂ ਵਿਚ ਥਾਂ । ਆਇ ਜਾਇ—ਆ ਕੇ ਜਾ ਕੇ, ਜਨਮ ਮਰਨ ਦੇ ਗੇੜ ਵਿਚ ਪੈ ਕੇ ।੬।

ਮੇਰੇ ਪ੍ਰੀਤਮ—ਹੇ ਮੇਰੇ ਪ੍ਰੀਤਮ ਪ੍ਰਭੂ! ਕਰਿ—ਕਰ ਕੇ । ਸਤਿਗੁਰ ਮਿਲਤ—ਗੁਰੂ ਦੇ ਮਿਲਦਿਆਂ । ਮਲੀਨ—
ਵਿਕਾਰਾਂ ਨਾਲ ਮੈਲੀ ਹੋ ਚੁਕੀ । ਬਿਗਸਾਵੈਗੋ—ਖਿੜਾ ਦੇਂਦਾ ਹੈ ।੨।

ਜਗਜੀਵਨ—ਹੇ ਜਗਤ ਦੇ ਜੀਵਨ ਪ੍ਰਭੂ! ਮੈ ਸਰਧਾ—ਮੇਰੀ ਸਰਧਾ । ਨਾਮਿ—(ਤੇਰੇ) ਨਾਮ ਵਿਚ । ਮੈ—ਮੈਨੂੰ
। ਸਰਨਿ—ਪ੍ਰਭੂ ਦੀ ਸਰਨ ਵਿਚ ।੮।

ਅਰਥ:- ਹੇ ਭਾਈ! ਪਰਮਾਤਮਾ ਇਕ ਆਪ ਹੀ ਸਭ ਥਾਂ ਵਿਆਪਕ ਹੈ, ਉਸ ਇਕੋ ਸਰਬ-ਵਿਆਪਕ ਵਿਚ
ਹੀ ਸਾਰਾ ਜਗਤ ਲੀਨ ਹੋ ਜਾਂਦਾ ਹੈ । ਉਹ ਪਰਮਾਤਮਾ (ਕਦੇ) ਇਕ ਆਪ ਹੀ ਆਪ ਹੁੰਦਾ ਹੈ, ਉਹ ਆਪ ਹੀ
(ਜਗਤ ਰਚ ਕੇ) ਅਨੇਕਾਂ ਰੰਗਾਂ ਵਾਲਾ ਬਣ ਜਾਂਦਾ ਹੈ । ਸਾਰੇ ਜਗਤ ਨੂੰ ਉਹ ਪ੍ਰਭੂ ਇਕ ਆਪਣੇ ਹੀ ਹੁਕਮ
ਵਿਚ ਤੋਰ ਰਿਹਾ ਹੈ ।੪।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹਰ ਥਾਂ) ਇਕ ਪਰਮਾਤਮਾ ਨੂੰ ਹੀ (ਵੱਸਦਾ) ਪਛਾਣਦਾ ਹੈ ।
ਹੇ ਭਾਈ! ਗੁਰੂ ਦੇ ਸਨਮੁਖ ਹੋ ਕੇ (ਮਨੁੱਖ) ਇਹ ਭੇਤ ਸਮਝ ਲੈਂਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ
ਮਨੁੱਖ ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ, ਉਹ (ਆਪਣੇ ਅੰਦਰ) ਗੁਰੂ ਦੇ ਸ਼ਬਦ ਦਾ ਇਕ-ਰਸ ਪ੍ਰਬਲ ਪ੍ਰਭਾਵ
ਪਾਈ ਰੱਖਦਾ ਹੈ ।੫।

ਹੇ ਭਾਈ! (ਉਂਵ ਤਾਂ) ਸਾਰੇ ਜੀਅ ਜੰਤ (ਪ੍ਰਭੂ ਦੇ ਪੈਦਾ ਕੀਤੇ ਹੋਏ ਹਨ), ਸਾਰੀ ਸ੍ਰਿਸ਼ਟੀ (ਪ੍ਰਭੂ ਨੇ ਹੀ) ਪੈਦਾ
ਕੀਤੀ ਹੋਈ ਹੈ, (ਪਰ) ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਲੋਕ ਪਰਲੋਕ ਵਿਚ) ਵਡਿਆਈ
ਹਾਸਲ ਕਰਦਾ ਹੈ । ਹੇ ਭਾਈ! ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਭੀ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਥਾਂ ਨਹੀਂ ਲੈ
ਸਕਦਾ (ਸਗੋਂ) ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁੱਖ ਭੋਗਦਾ ਰਹਿੰਦਾ ਹੈ ।੬।

ਹੇ ਮੇਰੇ ਪ੍ਰੀਤਮ ਪ੍ਰਭੂ! (ਜੀਵ) ਅਨੇਕਾਂ ਹੀ ਜਨਮ (ਤੇਰੇ ਚਰਨਾਂ ਤੋਂ) ਵਿਛੁੜੇ ਰਹਿੰਦੇ ਹਨ । ਗੁਰੂ (ਹੀ) ਮਿਹਰ
ਕਰ ਕੇ (ਇਹਨਾਂ ਨੂੰ ਤੇਰੇ ਨਾਲ) ਮਿਲਾਂਦਾ ਹੈ । ਹੇ ਭਾਈ! ਗੁਰੂ ਨੂੰ ਮਿਲਦਿਆਂ (ਹੀ ਮਨੁੱਖ) ਬੜਾ ਆਨੰਦ
ਪ੍ਰਾਪਤ ਕਰ ਲੈਂਦਾ ਹੈ । (ਮਨੁੱਖ ਦੀ ਵਿਕਾਰਾਂ ਵਿਚ) ਮੈਲੀ ਹੋ ਚੁਕੀ ਮਤਿ ਨੂੰ (ਗੁਰੂ) ਖੇੜੇ ਵਿਚ ਲੈ ਆਉਂਦਾ ਹੈ
।੭।

ਹੇ ਜਗਤ ਦੇ ਜੀਵਨ ਹਰੀ! ਮਿਹਰ ਕਰ, (ਗੁਰੂ) ਮੇਰੀ ਸਰਧਾ (ਤੇਰੇ) ਨਾਮ ਵਿਚ ਬਣਾਈ ਰੱਖੇ । ਹੇ ਨਾਨਕ!
(ਆਖ—ਪ੍ਰਭੂ-ਚਰਨਾਂ ਵਿਚ ਜੁੜਨ ਲਈ) ਗੁਰੂ ਹੀ (ਵਸੀਲਾ) ਹੈ, ਗੁਰੂ ਹੀ (ਵਿਚੋਲਾ) ਹੈ । ਗੁਰੂ ਹੀ ਮੈਨੂੰ
ਪ੍ਰਭੂ ਦੀ ਸਰਨ ਵਿਚ ਟਿਕਾਈ ਰੱਖ ਸਕਦਾ ਹੈ ।੮।੪।

ਕਾਨੜਾ ਮਹਲਾ ੪ ॥ ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ
ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ ਚਲਤੋ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥
ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ ਬਿਸੀਅਰ ਬਿਸੁ ਭਰੇ ਹੈ ਪੂਰਨ
ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ
ਲਾਵੈਗੋ ॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ
ਆਨਿ ਰਾਖੈ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ
ਕਢਾਵੈਗੋ ॥ ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ {ਪੰਨਾ 1310}

ਪਦ ਅਰਥ:- ਮਨ—ਹੇ ਮਨ! ਗੁਰਮਤਿ—ਗੁਰੂ ਦੀ ਸਿੱਖਿਆ (ਹੀ) । ਚਾਲ—(ਸਹੀ ਜੀਵਨ ਦੀ) ਚਾਲ । ਮੈਗਲੁ—ਹਾਥੀ । ਦੀਜੈ—ਰੱਖਿਆ ਜਾਂਦਾ ਹੈ । ਤਲਿ ਕੁੰਡੇ—ਕੁੰਡੇ ਦੇ ਹੇਠ । ਅੰਕਸੁ—(ਹਾਥੀ ਨੂੰ ਚਲਾਣ ਵਾਸਤੇ ਵਰਤਣ ਵਾਲਾ) ਕੁੰਡਾ । ਦ੍ਰਿੜਾਵੈਗੋ—ਦ੍ਰਿੜਾਵੈ, ਹਿਰਦੇ ਵਿਚ ਪੱਕਾ ਕਰਦਾ ਹੈ ।੧।ਰਹਾਉ।

ਚਲਤੋ ਚਲੈ ਚਲੈ—ਮੁੜ ਮੁੜ ਭਟਕਦਾ ਹੈ । ਦਹ ਦਿਸਿ—ਦਸੀਂ ਪਾਸੀਂ । ਦਿਸਿ—ਪਾਸਾ । ਰਾਖੈ—ਰੱਖਿਆ ਕਰਦਾ । ਲਿਵ—ਲਗਨ । ਲਾਵੈਗੋ—ਲਾਵੈ, ਲਾਂਦਾ ਹੈ । ਦੇਇ—ਦੇਂਦਾ ਹੈ । ਰਿਦ ਅੰਤਰਿ—ਹਿਰਦੇ ਵਿਚ । ਮੁਖਿ—ਮੂੰਹ ਵਿਚ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ ।੧।

ਬਿਸੀਅਰ—ਸੱਪ । ਬਿਸੁ—ਜ਼ਹਰ । ਗਰੁੜ—ਗਾਰੁੜ ਮੰਤ੍ਰ! ਭੁਇਅੰਗ—ਸੱਪਣੀ । ਬਿਖੁ—ਜ਼ਹਰ । ਝਾਰਿ—ਝਾੜ ਕੇ ।੨।

ਸੁਆਨੁ—ਕੁੱਤਾ । ਨਗਰ—ਸਰੀਰ-ਨਗਰ । ਸਬਲਾ—(ਸ-ਬਲ) ਬਲ ਵਾਲਾ । ਮਾਰਿ—ਮਾਰਿ ਕੇ । ਆਨਿ—ਲਿਆ ਕੇ । ਹਰਿ ਨਗਰੀ—ਹਰੀ ਦੀ ਨਗਰੀ ਵਿਚ, ਸਾਧ ਸੰਗਤਿ ਵਿਚ ।੩।

ਪੰਕਜ—ਚਿੱਕੜ । ਨਿਘਰਤੁ ਹੈ—ਖੁੱਭਦਾ ਜਾਂਦਾ ਹੈ । ਕਾਢਿ—ਕੱਢ ਕੇ । ਕਢਾਵੈਗੋ—ਬੰਨੇ ਲਾ ਦੇਂਦਾ ਹੈ । ਤ੍ਰਾਹਿ ਤ੍ਰਾਹਿ—ਬਚਾ ਲੈ ਬਚਾ ਲੈ । ਹਾਥੀ—ਹੱਥ । ਦੇ—ਦੇ ਕੇ ।੪।

ਅਰਥ:- ਹੇ ਮਨ (ਤੈਨੂੰ) ਗੁਰੂ ਦੀ ਸਿੱਖਿਆ (ਹੀ ਸਹੀ ਜੀਵਨ ਦੀ) ਚਾਲ ਚਲਾ ਸਕਦੀ ਹੈ । ਹੇ ਭਾਈ! ਗੁਰੂ ਦਾ ਸ਼ਬਦ (ਮਾਨੋ, ਉਹ) ਕੁੰਡਾ ਹੈ (ਜਿਸ ਨਾਲ ਹਾਥੀ ਨੂੰ ਤੋਰੀਦਾ ਹੈ) । ਜਿਵੇਂ ਮਸਤ ਹਾਥੀ ਨੂੰ ਕੁੰਡੇ ਹੇਠ ਰੱਖੀਦਾ ਹੈ (ਤਿਵੇਂ ਗੁਰੂ ਆਪਣਾ) ਸ਼ਬਦ (ਮਨੁੱਖ ਦੇ) ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ।੧।ਰਹਾਉ।

ਹੇ ਭਾਈ! (ਮਨੁੱਖ ਦਾ ਮਨ) ਮੁੜ ਮੁੜ ਦਸੀਂ ਪਾਸੀਂ ਭਟਕਦਾ ਫਿਰਦਾ ਹੈ, ਗੁਰੂ (ਇਸ ਨੂੰ) ਭਟਕਣ ਤੋਂ ਬਚਾਂਦਾ ਹੈ (ਇਸਦੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ । ਗੁਰੂ (ਆਪਣਾ) ਸ਼ਬਦ (ਮਨੁੱਖ ਦੇ) ਹਿਰਦੇ ਵਿਚ ਟਿਕਾ ਦੇਂਦਾ ਹੈ, ਅਤੇ ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਚੌਂਦਾ ਹੈ ।੧।

ਹੇ ਭਾਈ! ਸੱਪ ਜ਼ਹਰ ਨਾਲ ਨਕਾ-ਨਕ ਭਰੇ ਹੁੰਦੇ ਹਨ (ਉਹਨਾਂ ਦੇ ਅਸਰ ਤੋਂ ਬਚਾਣ ਲਈ) ਗਾਰੁੜ ਮੰਤਰ ਹੈ (ਇਸੇ ਤਰ੍ਹਾਂ) ਗੁਰੂ (ਆਪਣਾ) ਸ਼ਬਦ (-ਮੰਤ੍ਰ ਜਿਸ ਮਨੁੱਖ ਦੇ) ਮੂੰਹ ਵਿਚ ਪਾ ਦੇਂਦਾ ਹੈ, ਮਾਇਆ ਸਪਣੀ ਉਸ ਦੇ ਨੇੜੇ ਨਹੀਂ ਢੁਕਦੀ । (ਗੁਰੂ ਸ਼ਬਦ-ਮੰਤ੍ਰ ਦੀ ਬਰਕਤਿ ਨਾਲ ਉਸ ਦਾ) ਜ਼ਹਰ ਝਾੜ ਝਾੜ ਕੇ (ਉਸ ਦੇ ਅੰਦਰ) ਪਰਮਾਤਮਾ ਦੀ ਲਗਨ ਪੈਦਾ ਕਰ ਦੇਂਦਾ ਹੈ ।੨।

ਹੇ ਭਾਈ! ਲੋਭ-ਕੁੱਤਾ (ਮਨੁੱਖ ਦੇ) ਸਰੀਰ-ਨਗਰ ਵਿਚ ਬਲਵਾਨ ਹੋਇਆ ਰਹਿੰਦਾ ਹੈ, ਪਰ ਗੁਰੂ ਇਕ ਛਿਨ ਵਿਚ (ਇਸ ਕੁੱਤੇ ਨੂੰ) ਮਾਰ ਕੇ (ਉਸ ਦੇ ਅੰਦਰੋਂ) ਕੱਢ ਦੇਂਦਾ ਹੈ । (ਗੁਰੂ ਨੇ) ਸਤ ਸੰਤੋਖ ਧਰਮ (ਇਹ ਗੁਣ) ਸਾਧ ਸੰਗਤਿ-ਨਗਰੀ ਵਿਚ ਲਿਆ ਕੇ ਰੱਖੇ ਹੋਏ ਹਨ (ਲੋਭ-ਕੁੱਤੇ ਤੋਂ ਬਚਣ ਲਈ ਮਨੁੱਖ) ਸਾਧ ਸੰਗਤਿ ਵਿਚ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।

ਹੇ ਭਾਈ! ਮਨੁੱਖ (ਮਾਇਆ ਦੇ) ਮੋਹ ਦੇ ਖੋਭੇ ਵਿਚ ਖੁੱਭਦਾ ਜਾਂਦਾ ਹੈ, ਗੁਰੂ (ਇਸ ਖੋਭੇ ਵਿਚ) ਖੁੱਭ ਰਹੇ ਮਨੁੱਖ ਨੂੰ (ਖੋਭੇ ਵਿਚੋਂ) ਕੱਢ ਕੇ ਬੰਨੇ ਲਾ ਦੇਂਦਾ ਹੈ । 'ਬਚਾ ਲੈ ਬਚਾ ਲੈ'—ਇਹ ਆਖਦੇ (ਜਿਹੜੇ) ਮਨੁੱਖ (ਗੁਰੂ ਦੀ) ਸਰਨ ਆਉਂਦੇ ਹਨ, ਗੁਰੂ ਆਪਣਾ ਹੱਥ ਫੜਾ ਕੇ ਉਹਨਾਂ ਨੂੰ (ਮਾਇਆ ਦੇ ਮੋਹ ਦੇ ਚਿੱਕੜ ਵਿਚੋਂ) ਬਾਹਰ ਕੱਢ ਲੈਂਦਾ ਹੈ ।੪।

ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ
ਪੈਧਾ ਜਾਵੈਗੋ ॥੫॥ ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ
ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ
ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ
ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥ {ਪੰਨਾ
1311}

ਪਦ ਅਰਥ:- ਸੁਪਨੰਤਰੁ—(ਸੁਪਨ-ਅੰਤਰ । ਨੋਟ—ਲਫਜ਼ ‘ਅੰਤਰ’ ਅਤੇ ‘ਅੰਤਰਿ’ ਦਾ ਫ਼ਰਕ ਚੇਤੇ
ਰੱਖਣ-ਜੋਗ ਹੈ (ਵੇਖੋ ਬੰਦ ਨੰ: ੮ ਵਿਚ ‘ਰਿਦ ਅੰਤਰਿ’) ਅੰਦਰਲਾ ਸੁਪਨਾ, ਮਨ ਦਾ ਸੁਪਨਾ, ਮਨ ਦੀ
ਭਟਕਣ । ਸਭੁ—ਸਾਰਾ (ਸੰਸਾਰ) । ਖਿਲਾਵੈਗੋ—ਖਿਲਾਵੈ, (ਪਰਮਾਤਮਾ ਆਪ) ਖਿਡਾ ਰਿਹਾ ਹੈ । ਲਾਹਾ—
ਲਾਭ, ਖੱਟੀ । ਲੈ—ਲੈ ਕੇ । ਚਾਲਹੁ—(ਜਗਤ ਤੋਂ) ਤੁਰੇ । ਪੈਧਾ—ਸਰੋਪਾ ਹਾਸਲ ਕਰ ਕੇ, ਇੱਜ਼ਤ ਨਾਲ ।
ਜਾਵੈਗੋ—ਜਾਵੈ, ਜਾਂਦਾ ਹੈ । ੫।

ਕਰੈ ਕਰਾਵੈ—ਕਰਦਾ ਕਰਾਂਦਾ, ਹਰ ਵੇਲੇ ਕਰਦਾ । ਆਨਿ—ਲਿਆ ਕੇ । ਜਮਾਵੈਗੋ—ਜਮਾਵੈ, ਜਮਾਂਦਾ ਹੈ,
ਬੀਜਦਾ ਹੈ । ਕਾਲੁ—ਮੌਤ । ਜੋ—ਜਿਹੜੇ । ਕੋਇਲੇ—ਪਾਪ । ਬੀਜੇ—ਬੀਜੇ ਹੁੰਦੇ ਹਨ । ਖਵਲਾਵੈਗੋ—ਫਲ
ਭੁਗਤਾਂਦਾ ਹੈ । ੬।

ਸੰਤਹੁ—ਹੇ ਸੰਤ ਜਨੋ! ਸੰਚਹੁ ਇਕੱਠਾ ਕਰੋ । ਲੈ—ਲੈ ਕੇ । ਚਲੇ—ਤੁਰਦੇ ਹਨ । ਪਤਿ—ਇੱਜ਼ਤ ।
ਪਾਵੈਗੋ—ਪੱਲੇ ਪਾਂਦਾ ਹੈ, ਦੇਂਦਾ ਹੈ । ਖਾਇ—(ਆਪ) ਖਾ ਕੇ । ਖਰਚਿ—ਖਰਚ ਕੇ, (ਹੋਰਨਾਂ ਨੂੰ) ਵੰਡ ਕੇ ।
ਦੇਵਹਿ—(ਸੰਤ ਜਨ) ਦੇਂਦੇ ਹਨ । ਦੇਦੇ—ਦੇਂਦਿਆਂ । ਤੋਟਿ—ਕਮੀ, ਘਾਟ । ੭।

ਰਿਦ ਅੰਤਰਿ—ਹਿਰਦੇ ਵਿਚ । ਦੀਨੀ—(ਨਾਮ-ਧਨ ਦੀ ਦਾਤਿ) ਦਿੱਤੀ । ਕਰਿ—ਕਰ ਕੇ । ਦਾਲਦੁ—ਗਰੀਬੀ
। ਭੰਜਿ—ਤੋੜ ਕੇ, ਨਾਸ ਕਰ ਕੇ, ਮੁਕਾ ਕੇ । ੮।

ਅਰਥ:- ਹੇ ਭਾਈ! ਇਹ ਸੰਸਾਰ (ਮਨੁੱਖ ਦੇ) ਮਨ ਦੀ ਭਟਕਣਾ (ਦਾ ਮੂਲ) ਹੈ, (ਜੀਵਾਂ ਨੂੰ ਪਰਚਾਣ ਲਈ)
ਸਾਰਾ ਜਗਤ (ਇਕ) ਖੇਡ (ਜਿਹੀ ਹੀ) ਹੈ । ਇਹ ਖੇਡ (ਜੀਵਾਂ ਨੂੰ ਪਰਮਾਤਮਾ ਆਪ) ਖਿਡਾ ਰਿਹਾ ਹੈ ।
(ਇਸ ਖੇਡ ਵਿਚ ਪਰਮਾਤਮਾ ਦਾ) ਨਾਮ (ਹੀ) ਲਾਭ ਹੈ । ਹੇ ਭਾਈ! ਗੁਰੂ ਦੀ ਮਤਿ ਦੀ ਰਾਹੀਂ ਇਹ ਲਾਭ ਖੱਟ
ਕੇ ਜਾਵੋ । (ਜਿਹੜਾ ਮਨੁੱਖ ਇਹ ਲਾਭ ਖੱਟ ਕੇ ਇਥੋਂ ਜਾਂਦਾ ਹੈ, ਉਹ) ਪਰਮਾਤਮਾ ਦੀ ਹਜ਼ੂਰੀ ਵਿਚ ਇੱਜ਼ਤ
ਨਾਲ ਜਾਂਦਾ ਹੈ । ੫।

ਹੇ ਭਾਈ! ਜਿਹੜਾ ਮਨੁੱਖ ਸਾਰੀ ਉਮਰ ‘ਹਉਂ, ਹਉਂ’ ਹੀ ਕਰਦਾ ਰਹਿੰਦਾ ਹੈ, ਉਹ ਮਨੁੱਖ (ਆਪਣੀ ਮਾਨਸਿਕ
ਖੇਤੀ ਵਿਚ) ਪਾਪ ਕੋਲੇ ਲਿਆ ਕੇ ਬੀਜਦਾ ਰਹਿੰਦਾ ਹੈ । ਜਦੋਂ ਮੌਤ ਆਉਂਦੀ ਹੈ; (ਉਹ ਬੀਜੇ ਹੋਏ ਕਮਾਏ ਹੋਏ
ਪਾਪ) ਦੁਖਦਾਈ ਬਣ ਜਾਂਦੇ ਹਨ (ਪਰ ਉਸ ਵੇਲੇ ਕੀਹ ਹੋ ਸਕਦਾ ਹੈ?) ਜਿਹੜੇ ਕੋਲੇ-ਪਾਪ ਬੀਜੇ ਹੋਏ ਹੁੰਦੇ
ਹਨ (ਸਾਰੀ ਉਮਰ ਕੀਤੇ ਹੁੰਦੇ ਹਨ) ਉਹਨਾਂ ਦਾ ਫਲ ਖਾਣਾ ਪੈਂਦਾ ਹੈ । ੬।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਦੇ ਰਹੋ, (ਜਿਹੜੇ ਮਨੁੱਖ ਜੀਵਨ-ਸਫ਼ਰ ਵਿਚ ਵਰਤਣ
ਲਈ ਨਾਮ-) ਖਰਚ ਲੈ ਕੇ ਤੁਰਦੇ ਹਨ, (ਪਰਮਾਤਮਾ ਉਹਨਾਂ ਨੂੰ) ਇੱਜ਼ਤ-ਮਾਣ ਦੇਂਦਾ ਹੈ । ਉਹ ਮਨੁੱਖ
(ਇਹ ਨਾਮ-ਧਨ ਆਪ) ਖੁਲ੍ਹਾ ਵਰਤ ਕੇ (ਹੋਰਨਾਂ ਨੂੰ ਭੀ) ਬਹੁਤ ਵੰਡਦੇ ਹਨ, ਇਸ ਹਰਿ-ਨਾਮ ਧਨ ਦੇ

ਵੰਡਦਿਆਂ ਇਸ ਵਿਚ ਕਮੀ ਨਹੀਂ ਹੁੰਦੀ ।੨।

ਹੇ ਨਾਨਕ! (ਆਖ—ਹੇ ਭਾਈ!) ਇਹ ਨਾਮ-ਧਨ ਗੁਰੂ ਦੀ ਸਰਨ ਪਿਆਂ ਮਿਲਦਾ ਹੈ, ਜਿਸ ਮਨੁੱਖ ਦੇ ਹਿਰਦੇ ਵਿਚ ਇਹ ਨਾਮ-ਧਨ ਵੱਸਦਾ ਹੈ, ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਦੀ ਦਾਤਿ ਮਿਹਰ ਕਰ ਕੇ ਦੇਂਦਾ ਹੈ, ਉਹ ਆਪਣਾ ਹਰੇਕ ਦੁੱਖ ਦੂਰ ਕਰ ਕੇ (ਆਤਮਕ) ਗਰੀਬੀ ਮੁਕਾ ਕੇ ਨਾਮ ਵਿਚ ਲੀਨ ਰਹਿੰਦਾ ਹੈ ।੮।੫।

ਕਾਨੜਾ ਮਹਲਾ ੪ ॥ ਮਨੁ ਸਤਿਗੁਰ ਸਰਨਿ ਧਿਆਵੈਗੋ ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਪੈ ਜਨ ਉਪਰਿ ਫਿਰਿ ਉਲਟੇ ਤਿਸੈ ਲਗਾਵੈਗੋ ॥੪॥ {ਪੰਨਾ 1311}

ਪਦ ਅਰਥ:- ਮਨੁ—(ਜਿਸ ਮਨੁੱਖ ਦਾ) ਮਨ । ਧਿਆਵੈਗੋ—(ਹਰਿ-ਨਾਮ ਦਾ) ਸਿਮਰਨ ਕਰਦਾ ਹੈ । ਹਿਰਨੁ—(ਹਿਰਣਯ) ਸੋਨਾ । ਸੰਗਿ ਪਾਰਸ—ਪਾਰਸ ਦੇ ਨਾਲ (ਛੁਹ ਕੇ) । ਗੁਨੁ ਪਾਰਸ ਕੋ—ਪਾਰਸ ਦਾ ਗੁਣ ।੧।ਰਹਾਉ।

ਜੋ ਲਾਗੈ—ਜਿਹੜਾ ਮਨੁੱਖ ਛੁੰਹਦਾ ਹੈ । ਉਪਦੇਸਿ—ਉਪਦੇਸ਼ ਦੀ ਰਾਹੀਂ । ਤਰੇ ਪ੍ਰਹਿਲਾਦਾ—ਪ੍ਰਹਿਲਾਦ ਆਦਿਕ ਕਈ ਤਰ ਗਏ । ਪੈਜ—ਲਾਜ, ਇੱਜ਼ਤ ।੨।

ਨੀਕੋ—ਚੰਗਾ, ਸ਼੍ਰੇਸ਼ਟ ਉੱਤਮ । ਗੁਰ ਬਚਨੀ—ਗੁਰ ਬਚਨੀਂ, ਗੁਰੂ ਦੇ ਬਚਨਾਂ ਦੀ ਰਾਹੀਂ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਅੰਬਰੀਕਿ—ਅੰਬਰੀਕ ਨੇ । ਅਮਰਾਪਦ—ਅਮਰ ਪਦ, ਉਹ ਦਰਜਾ ਜਿਥੇ ਆਤਮਕ ਮੌਤ ਪੋਹ ਨਹੀਂ ਸਕਦੀ । ਮੁਖ ਬਚਨ—ਮੂੰਹ ਦੇ ਬਚਨ । ਸਤਿਗੁਰ ਮੁਖ ਬਚਨ—ਗੁਰੂ ਦੇ ਮੂੰਹ ਦੇ ਬਚਨ । ਧਿਆਵੈਗੋ—ਧਿਆਵੈ, ਉਚਾਰ ਰਿਹਾ ਹੈ ।੨।

ਮਨਿ—ਮਨ ਵਿਚ । ਭਾਈ—ਚੰਗੀ ਲੱਗੀ । ਸੁਧਾ—ਅੰਮ੍ਰਿਤ । ਸੁਧਾ ਸੁਧਾ ਕਰਿ—ਆਤਮਕ ਜੀਵਨ-ਦਾਤਾ ਨਿਸ਼ਚੇ ਕਰ ਕੇ । ਦਇਆਲ ਦੀਨ—ਦੀਨਾਂ ਉੱਤੇ ਦਇਆਵਾਨ । ਮਾਰਗੁ ਪੰਥੁ—ਆਤਮਕ ਜੀਵਨ ਦਾ ਰਸਤਾ ।੩।

ਸੇ—ਉਹ ਬੰਦੇ । ਥਾਪੇ—ਥਾਪਣਾ ਦਿੱਤੀ ਗਈ, ਆਦਰ ਦਿੱਤਾ ਗਿਆ । ਕੋ—ਕੋਈ । ਸਰੁ—ਤੀਰ । ਸੰਪੈ—ਨਿਸ਼ਾਨਾ ਬੰਨ੍ਹਦਾ ਹੈ । ਉਲਟੇ—ਪਰਤਿਆ ਹੋਇਆ ।੪।

ਅਰਥ:- ਹੇ ਭਾਈ! (ਜਿਸ ਮਨੁੱਖ ਦਾ) ਮਨ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਹ ਪ੍ਰਭੂ-ਚਰਨਾਂ ਦੀ ਛੁਹ ਨਾਲ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਜਿਵੇਂ) ਪਾਰਸ ਨਾਲ (ਛੁਹ ਕੇ) ਲੋਹਾ ਸੋਨਾ ਬਣ ਜਾਂਦਾ ਹੈ, ਪਾਰਸ ਦੀ ਛੁਹ ਦਾ ਗੁਣ ਉਸ ਵਿਚ ਆ ਜਾਂਦਾ ਹੈ ।੧।ਰਹਾਉ।

ਹੇ ਭਾਈ! ਗੁਰੂ (ਭੀ) ਬਹੁਤ ਵੱਡਾ ਪੁਰਖ ਹੈ, (ਗੁਰੂ ਭੀ) ਪਾਰਸ ਹੈ । ਜਿਹੜਾ ਮਨੁੱਖ (ਗੁਰੂ ਦੀ ਚਰਨੀਂ) ਲੱਗਦਾ ਹੈ ਉਹ (ਸ਼੍ਰੇਸ਼ਟ) ਫਲ ਪ੍ਰਾਪਤ ਕਰਦਾ ਹੈ, ਜਿਵੇਂ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਪ੍ਰਹਿਲਾਦ

(ਆਦਿਕ ਕਈ) ਪਾਰ ਲੰਘ ਗਏ । ਹੇ ਭਾਈ! ਗੁਰੂ ਆਪਣੇ (ਸੇਵਕ) ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ।੧।

ਹੇ ਭਾਈ! ਯਕੀਨ ਜਾਣ ਕਿ ਗੁਰੂ ਦਾ ਬਚਨ (ਬੜਾ) ਸ਼੍ਰੇਸ਼ਟ ਹੈ । ਗੁਰੂ ਦੇ ਬਚਨਾਂ ਦੀ ਬਰਕਤਿ ਨਾਲ (ਮਨੁੱਖ) ਆਤਮਕ ਜੀਵਨ ਦੇਣ ਵਾਲਾ ਨਾਮ ਹਾਸਲ ਕਰ ਲੈਂਦਾ ਹੈ । (ਜਿਹੜਾ ਭੀ ਮਨੁੱਖ) ਗੁਰੂ ਦਾ ਉਚਾਰਿਆ ਸ਼ਬਦ ਹਿਰਦੇ ਵਿਚ ਵਸਾਂਦਾ ਹੈ (ਉਹ ਉੱਚਾ ਆਤਮਕ ਜੀਵਨ ਪ੍ਰਾਪਤ ਕਰਦਾ ਹੈ) ਜਿਵੇਂ ਅੰਬਰੀਕ ਨੇ ਉਹ ਆਤਮਕ ਦਰਜਾ ਹਾਸਲ ਕਰ ਲਿਆ ਜਿੱਥੇ ਆਤਮਕ ਮੌਤ ਪੋਹ ਨਹੀਂ ਸਕਦੀ ।੨।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਏ ਰਹਿਣਾ (ਆਪਣੇ) ਮਨ ਵਿਚ ਪਸੰਦ ਆ ਜਾਂਦਾ ਹੈ, ਉਹ (ਗੁਰੂ ਦੇ ਬਚਨ ਨੂੰ) ਆਤਮਕ ਜੀਵਨ-ਦਾਤਾ ਨਿਸ਼ਚੇ ਕਰ ਕੇ (ਉਸਨੂੰ) ਆਪਣੇ ਅੰਦਰ ਵਸਾਈ ਰੱਖਦਾ ਹੈ । ਹੇ ਭਾਈ! ਗੁਰੂ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਗੁਰੂ ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾ ਦੇਂਦਾ ਹੈ ।੩।

ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਉਹਨਾਂ ਦੀ ਰੱਖਿਆ ਕਰਨ ਲਈ ਆਪ ਬਹੁੜਦਾ ਹੈ । ਜੇ ਕੋਈ ਮਨੁੱਖ ਉਹਨਾਂ ਸੇਵਕਾਂ ਉਤੇ ਤੀਰ ਚਲਾਂਦਾ ਹੈ, ਉਹ ਤੀਰ ਪਰਤ ਕੇ ਉਸੇ ਨੂੰ ਹੀ ਆ ਲੱਗਦਾ ਹੈ ।੪।

ਹਰਿ ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ
ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ
ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੇ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ ਸਾਕਤ ਨਰ ਸਤਿਗੁਰੁ
ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ
ਲਗਾਵੈਗੋ ॥੭॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ
ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥ {ਪੰਨਾ 1311}

ਪਦ ਅਰਥ:- ਸਰੁ—ਸਰੋਵਰ, ਤਾਲਾਬ । ਹਰਿ ਸਰੁ—ਉਹ ਸਰੋਵਰ ਜਿਸ ਵਿਚ ਹਰਿ-ਨਾਮ-ਜਲ ਦਾ ਪ੍ਰਵਾਹ ਚੱਲ ਰਿਹਾ ਹੈ, ਸਾਧ ਸੰਗਤਿ । ਹਰਿ ਸਰੁ ਸੇਵਹਿ—(ਜਿਹੜੇ ਮਨੁੱਖ) ਸਾਧ ਸੰਗਤਿ ਦੀ ਸੇਵਾ ਕਰਦੇ ਹਨ । ਮਾਨੁ—ਆਦਰ । ਗੁਰਮਤਿ—ਗੁਰੂ ਦੀ ਮਤਿ ਲੈ ਕੇ । ਗਲਿ—ਗਲ ਨਾਲ । ਮਿਲਿ—ਮਿਲ ਕੇ । ਮੇਲਿ—ਮੇਲ ਵਿਚ, ਆਪਣੇ ਨਾਲ ।੫।

ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ, ਗੁਰੂ ਦੀ ਸਰਨ । ਗੁਰ ਪਰਚੈ—ਗੁਰੂ ਦੀ ਪ੍ਰਸੰਨਤਾ ਦੀ ਰਾਹੀਂ । ਰੂਪੇ—ਰੂਪ ਹੀ । ਹੋਵੈ—ਹੋ ਜਾਂਦਾ ਹੈ । ਪੂਜ—ਪੂਜਾ, ਆਦਰ ।੬।

ਸਾਕਤ ਨਰ—ਪਰਮਾਤਮਾ ਵਲੋਂ ਟੁੱਟੇ ਹੋਏ ਮਨੁੱਖ । ਕੀਆ—ਬਣਾਇਆ । ਤੇ—ਉਹ ਮਨੁੱਖ (ਬਹੁ-ਵਚਨ) । ਬੇਮੁਖ—ਗੁਰੂ ਵਲੋਂ ਮੂੰਹ ਭਵਾਈ ਰੱਖਣ ਵਾਲੇ । ਭਰਮਾਵੈਗੋ—ਭਟਕਣਾ ਵਿਚ ਪਾਈ ਰੱਖਦਾ ਹੈ । ਸੁਆਨ—ਕੁੱਤਾ । ਬਿਖੁ—ਆਤਮਕ ਮੌਤ ਲਿਆਉਣ ਵਾਲੀ ਜ਼ਹਰ । ਕਰੰਗਿ—ਕਰੰਗ ਉੱਤੇ, ਮੁਰਦਾਰ ਉੱਤੇ ।੭।

ਤਾਰਕੁ—ਤਾਰਨ ਵਾਲਾ । ਲਗਿ—ਲੱਗ ਕੇ । ਪ੍ਰਭ ਮੇਰੇ—ਹੇ ਮੇਰੇ ਪ੍ਰਭੂ! ਰਾਖਿ—ਰੱਖ ਕੇ । ਸਮਾਵੈਗੋ—(ਆਪਣੇ ਵਿਚ) ਲੀਨ ਕਰੀ ਰੱਖਦਾ ਹੈ ।੮।

ਅਰਥ:- ਹੇ ਭਾਈ! ਜਿਹੜੇ ਮਨੁੱਖ ਸਦਾ ਹੀ ਸਾਧ ਸੰਗਤਿ ਦਾ ਆਸਰਾ ਲਈ ਰੱਖਦੇ ਹਨ, ਪਰਮਾਤਮਾ ਉਹਨਾਂ

ਨੂੰ ਆਪਣੀ ਹਜ਼ੂਰੀ ਵਿਚ ਇੱਜ਼ਤ ਦਿਵਾਂਦਾ ਹੈ । ਜਿਹੜੇ ਮਨੁੱਖ ਸਦਾ ਹੀ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਉਹਨਾਂ ਦੇ ਗਲ ਨਾਲ ਮਿਲ ਕੇ ਉਹਨਾਂ ਨੂੰ ਆਪਣੇ ਨਾਲ ਇਕ-ਮਿਕ ਕਰ ਲੈਂਦਾ ਹੈ ।੫।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਗੁਰੂ ਦੀ ਸਰਨ ਹੀ ਨਾਦ ਹੈ ਗੁਰੂ ਦੀ ਸਰਨ ਹੀ ਵੇਦ ਹੈ । ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰ ਕੇ ਹਰਿ-ਨਾਮ ਸਿਮਰਦਾ ਹੈ । ਉਹ ਮਨੁੱਖ ਪਰਮਾਤਮਾ ਦਾ ਰੂਪ ਹੀ ਹੋ ਜਾਂਦਾ ਹੈ, ਪਰਮਾਤਮਾ (ਭੀ ਹਰ ਥਾਂ) ਉਸ ਦੀ ਇੱਜ਼ਤ ਕਰਾਂਦਾ ਹੈ ।੬।

ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਗੁਰੂ ਨੂੰ (ਆਪਣਾ ਆਸਰਾ) ਨਹੀਂ ਬਣਾਂਦੇ, ਉਹ ਗੁਰੂ ਵਲੋਂ ਮੂੰਹ ਭਵਾਈ ਰੱਖਦੇ ਹਨ, ਪ੍ਰਭੂ ਉਹਨਾਂ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ, (ਉਹਨਾਂ ਦੇ ਅੰਦਰ) ਲੋਭ ਦੀ ਲਹਿਰ ਚੱਲਦੀ ਰਹਿੰਦੀ ਹੈ, (ਇਹ ਲਹਿਰ) ਕੁੱਤੇ ਦੇ ਸੁਭਾਵ ਵਰਗੀ ਹੈ, (ਜਿਵੇਂ ਕੁੱਤਾ) ਮੁਰਦਾਰ ਉੱਤੇ ਜਾਂਦਾ ਹੈ (ਮੁਰਦਾਰ ਨੂੰ ਖੁਸ਼ ਹੋ ਕੇ ਖਾਂਦਾ ਹੈ, ਤਿਵੇਂ ਲੋਭ-ਲਹਿਰ ਦਾ ਪ੍ਰੇਰਿਆ ਹੋਇਆ ਮਨੁੱਖ) ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਨੂੰ ਚੰਬੜਿਆ ਰਹਿਦਾ ਹੈ ।੭।

ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਜਗਤ ਦਾ ਪਾਰ ਲੰਘਾਣ ਵਾਲਾ ਹੈ । (ਜਿਹੜਾ ਮਨੁੱਖ) ਸਾਧ ਸੰਗਤਿ ਵਿਚ ਟਿਕ ਕੇ ਹਰਿ-ਨਾਮ ਸਿਮਰਦਾ ਹੈ (ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ) । ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਮੇਰੇ ਪ੍ਰਭੂ! (ਮੈਨੂੰ ਭੀ ਸਾਧ ਸੰਗਤਿ ਵਿਚ) ਰੱਖੀ ਰੱਖ । ਹੇ ਭਾਈ! (ਪਰਮਾਤਮਾ ਪ੍ਰਾਣੀ ਨੂੰ) ਸਾਧ ਸੰਗਤਿ ਵਿਚ ਰੱਖ ਕੇ (ਆਪਣੇ ਵਿਚ) ਲੀਨ ਕਰੀ ਰੱਖਦਾ ਹੈ ।੮।੬। ਛਕਾ ੧ ।

ਕਾਨੜਾ ਛੰਤ ਮਹਲਾ ੫ ੧ੳ ਸਤਿਗੁਰ ਪ੍ਰਸਾਦਿ ॥ ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥ {ਪੰਨਾ 1312}

ਪਦ ਅਰਥ:- ਸੇ—ਉਹ ਮਨੁੱਖ (ਬਹੁ-ਵਚਨ) । ਜਿਨ—ਜਿਨ੍ਹਾਂ ਨੇ । ਕਾਮਿ—ਕੰਮ ਵਿਚ । ਸਭਿ—ਸਾਰੇ । ਧਨਿ ਧੰਨਿ—ਸਲਾਹੁਣ-ਜੋਗ । ਤੇ—ਉਹ ਬੰਦੇ । ਸਤ ਸੰਗਿ—ਸਾਧ ਸੰਗਤਿ ਵਿਚ । ਜਾਗੇ—ਮਾਇਆ ਦੇ ਮੋਹ ਦੀ ਨੀਂਦ ਵਿਚੋਂ ਜਾਗ ਪਏ । ਨਾਮਿ—ਨਾਮ ਵਿਚ, ਨਾਮ ਸਿਮਰਨ ਵਿਚ । ਏਕ ਸਿਉ—ਇੱਕ ਪਰਮਾਤਮਾ ਨਾਲ । ਲਿਵ—ਲਗਨ, ਪਿਆਰ । ਤਜਿ—ਤਜ ਕੇ, ਤਿਆਗ ਕੇ । ਸਾਧੂ—ਭਲੇ ਮਨੁੱਖ । ਤਰਉ—ਤਰਉਂ, ਮੈਂ ਤਰਦਾ ਹਾਂ । ਲਗਿ ਤਿਨ ਕੈ ਪਾਏ—ਉਹਨਾਂ ਦੀ ਚਰਨੀਂ ਲੱਗ ਕੇ । ਬਿਨਵੰਤਿ—ਬੇਨਤੀ ਕਰਦਾ ਹੈ । ਬਡਭਾਗਿ—ਵੱਡੀ ਕਿਸਮਤ ਨਾਲ ।੧।

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਵਿਕਾਰਾਂ ਦੀ ਮਾਰ ਤੋਂ) ਬਚ ਗਏ (ਅੰਤ ਵੇਲੇ ਭੀ ਹਰਿ-ਨਾਮ ਹੀ ਉਹਨਾਂ ਦਾ ਸਾਥੀ ਬਣਿਆ) । ਮਾਇਆ (ਇਕੱਠੀ ਕਰਨ) ਦੇ ਜਤਨ (ਤਾਂ) ਕਿਸੇ ਕੰਮ ਨਹੀਂ ਆਉਂਦੇ (ਮਾਇਆ ਇਥੇ ਹੀ ਧਰੀ ਰਹਿ ਜਾਂਦੀ ਹੈ) । ਹੇ ਭਾਈ! ਜਿਨ੍ਹਾਂ ਨੇ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ (ਮਨੁੱਖਾ ਜੀਵਨ ਦੇ) ਸਾਰੇ ਫਲ ਪ੍ਰਾਪਤ ਕਰ ਲਏ, ਉਹ ਮਨੁੱਖ ਭਾਗਾਂ ਵਾਲੇ ਹੁੰਦੇ ਹਨ, ਉਹ ਮਨੁੱਖ ਸੋਭਾ ਖੱਟ ਜਾਂਦੇ ਹਨ । ਉਹ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ (ਮਾਇਆ ਦੇ ਹੱਲਿਆਂ

ਵਲੋਂ) ਸੁਚੇਤ ਰਹੇ, ਉਹ ਹਰਿ-ਨਾਮ ਵਿਚ ਜੁੜੇ ਰਹੇ, ਉਹਨਾਂ ਦੀ (ਸਦਾ) ਇਕ ਪਰਮਾਤਮਾ ਨਾਲ ਹੀ ਸੁਰਤਿ ਜੁੜੀ ਰਹੀ ।

ਨਾਨਕ ਬੇਨਤੀ ਕਰਦਾ ਹੈ—ਹੇ ਮੇਰੇ ਮਾਲਕ-ਪ੍ਰਭੂ! (ਜਿਹੜੇ ਮਨੁੱਖ ਆਪਣੇ ਅੰਦਰੋਂ) ਮਾਣ ਮੋਹ ਵਿਕਾਰ ਤਿਆਗ ਕੇ ਉੱਚੇ ਆਚਰਣ ਵਾਲੇ ਬਣ ਜਾਂਦੇ ਹਨ, (ਮੈਨੂੰ ਉਹਨਾਂ ਦੀ) ਸਰਨ ਵਿਚ (ਰੱਖ), ਉਹਨਾਂ ਦੀ ਚਰਣੀਂ ਲੱਗ ਕੇ ਮੈਂ (ਭੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਾਂ । ਵੱਡੀ ਕਿਸਮਤ ਨਾਲ (ਅਜਿਹੇ ਸਾਧੂ ਜਨਾਂ ਦਾ) ਦਰਸਨ ਪ੍ਰਾਪਤ ਹੁੰਦਾ ਹੈ ।੧।

ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੁਖੁ ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ ਜਨ ਪੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥

ਪਦ ਅਰਥ:- ਮਿਲਿ ਸਾਧੂ—ਸੰਤ ਜਨਾਂ ਨੂੰ ਮਿਲ ਕੇ । ਭਜਹ—ਆਓ ਅਸੀਂ ਭਜਨ ਕਰੀਏ । ਨਾਰਾਇਣ—ਪਰਮਾਤਮਾ (ਨਾਰ-ਜਾਲ । ਅਯਨ—ਘਰ । ਸਮੁੰਦਰ ਵਿਚ ਜਿਸ ਦਾ ਘਰ ਹੈ, ਵਿਸ਼ਨੂ) । ਰਸਕਿ—ਸੁਆਦ ਨਾਲ । ਸੁਆਮੀ—ਮਾਲਕ ਪ੍ਰਭੂ । ਗਾਇ—ਗਾ ਕੇ । ਜੀਵਹ—ਅਸੀਂ ਆਤਮਕ ਜੀਵਨ ਪ੍ਰਾਪਤ ਕਰੀਏ । ਅਮਿਉ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ, ਅੰਮ੍ਰਿਤ । ਪੀਵਹ—ਆਓ ਅਸੀਂ ਪੀਵੀਏ । ਭਾਗਏ—ਭਾਗੈ, ਦੂਰ ਹੋ ਜਾਂਦਾ ਹੈ । ਸਤ ਸੰਗਿ—ਸਾਧ ਸੰਗਤਿ ਵਿਚ । ਪਾਈਐ—ਮਿਲਦਾ ਹੈ । ਧਿਆਈਐ—ਧਿਆਉਣਾ ਚਾਹੀਦਾ ਹੈ । ਬਿਧਾਤੇ—ਹੇ ਸਿਰਜਣ ਹਾਰ! ਦਾਤੇ—ਹੇ ਦਾਤਾਰ! ਕਮਾਇਣ—ਕਮਾਣ ਦਾ ਅਵਸਰ । ਜਨ ਪੂਰਿ—ਸੰਤ ਜਨਾਂ ਦੇ ਚਰਨਾਂ ਦੀ ਪੂੜ । ਬਾਂਛਹਿ—(ਜਿਹੜੇ ਮਨੁੱਖ) ਮੰਗਦੇ ਹਨ । ਦਰਸਿ—ਦਰਸਨ ਵਿਚ । ਸਹਜਿ—ਆਤਮਕ ਅਡੋਲਤਾ ਵਿਚ । ਸਮਾਇਣ—ਲੀਨਤਾ ।੨।

ਅਰਥ:- ਹੇ ਭਾਈ! ਆਓ, ਸੰਤ ਜਨਾਂ ਨੂੰ ਮਿਲ ਕੇ ਸਦਾ ਪਰਮਾਤਮਾ ਦਾ ਭਜਨ ਕਰਿਆ ਕਰੀਏ, ਅਤੇ ਪੂਰੇ ਆਨੰਦ ਨਾਲ ਮਾਲਕ-ਪ੍ਰਭੂ ਦੇ ਗੁਣ ਗਾਇਆ ਕਰੀਏ । ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਅਸੀਂ ਪੀਂਦੇ ਰਹੀਏ ਅਤੇ ਆਤਮਕ ਜੀਵਨ ਹਾਸਲ ਕਰੀਏ । (ਹਰਿ-ਨਾਮ-ਜਲ ਦੀ ਬਰਕਤਿ ਨਾਲ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਤਸੰਗ ਵਿਚ (ਹੀ) ਪਰਮਾਤਮਾ ਮਿਲਦਾ ਹੈ, ਅਤੇ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ ।

ਹੇ ਦਾਤਾਰ! ਹੇ ਸਰਬ ਵਿਆਪਕ ਸਿਰਜਣਹਾਰ! (ਮੇਰੇ ਉਤੇ) ਮਿਹਰ ਕਰ, ਸੰਤ ਜਨਾਂ ਦੀ ਸੇਵਾ ਕਰਨ ਦਾ ਅਵਸਰ ਦੇਹ । ਨਾਨਕ ਬੇਨਤੀ ਕਰਦਾ ਹੈ (ਜਿਹੜੇ ਮਨੁੱਖ) ਸੰਤ ਜਨਾਂ ਦੇ ਚਰਨਾਂ ਦੀ ਪੂੜ ਮੰਗਦੇ ਹਨ ਉਹ ਪਰਮਾਤਮਾ ਦੇ ਦਰਸਨ ਵਿਚ ਆਤਮਕ ਅਡੋਲਤਾ ਵਿਚ ਲੀਨਤਾ ਹਾਸਲ ਕਰ ਲੈਂਦੇ ਹਨ ।੨।

ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿੰਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥ ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥ {ਪੰਨਾ 1312}

ਪਦ ਅਰਥ:- ਸਗਲੇ ਜੰਤ—ਹੇ ਸਾਰੇ ਪ੍ਰਾਣੀਓ! ਗੋਪਾਲੈ—ਗੋਪਾਲ ਨੂੰ, ਸ੍ਰਿਸ਼ਟੀ ਦੇ ਪਾਲਣਹਾਰ ਨੂੰ । ਸੰਜਮ—ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਜਤਨ । ਘਾਲ—ਮਿਹਨਤ । ਅੰਤਰਜਾਮੀ—ਸਭ ਦੇ ਦਿਲ ਦੀ ਜਾਣਨ ਵਾਲਾ । ਸਬਾਇਆ—ਸਾਰਾ ਹੀ । ਗਾਈਐ—ਗਾਣਾ ਚਾਹੀਦਾ ਹੈ, ਸਿਫਤਿ—ਸਾਲਾਹ ਕਰਨੀ ਚਾਹੀਦੀ ਹੈ । ਧਿਆਈਐ—ਸਿਮਰਨਾ ਚਾਹੀਦਾ ਹੈ । ਆਇਆ—ਜਗਤ ਵਿਚ ਜੰਮਿਆ । ਨਿਰੰਜਨ (ਨਿਰ-ਅੰਜਨ । ਅੰਜਨ—ਕਾਲਖ, ਮਾਇਆ ਦੇ ਮੋਹ ਦੀ ਕਾਲਖ) ਨਿਰਲੇਪ । ਸੰਗਿ—(ਜੀਵ ਦੇ) ਨਾਲ । ਕਰਿ—ਕਰ ਕੇ । ਦੀਜੈ—ਦੇਹ । ਬਾਧਉ—ਬਾਧਉਂ; ਮੈਂ ਬੰਨ੍ਹ ਲਵਾਂ । ਪਾਲੈ—(ਆਪਣੇ) ਪੱਲੇ । ੩ ।

ਅਰਥ:- ਹੇ ਸਾਰੇ ਪ੍ਰਾਣੀਓ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦਾ ਭਜਨ ਕਰਿਆ ਕਰੋ । (ਇਹ ਭਜਨ ਹੀ) ਜਪ ਤਪ ਸੰਜਮ ਆਦਿਕ ਸਾਰੀ ਮਿਹਨਤ ਹੈ । ਹੇ ਪ੍ਰਾਣੀਓ! ਸਦਾ ਅੰਤਰਜਾਮੀ ਮਾਲਕ ਪ੍ਰਭੂ ਦਾ ਭਜਨ ਕਰਿਆ ਕਰੋ (ਭਜਨ ਦੀ ਬਰਕਤਿ ਨਾਲ) ਸਾਰਾ ਹੀ ਜੀਵਨ ਕਾਮਯਾਬ ਹੋ ਜਾਂਦਾ ਹੈ । ਹੇ ਪ੍ਰਾਣੀਓ! ਗੋਬਿੰਦ ਦੀ ਸਿਫਤਿ—ਸਾਲਾਹ ਕਰਨੀ ਚਾਹੀਦੀ ਹੈ, ਸਦਾ ਸਿਮਰਨ ਕਰਨਾ ਚਾਹੀਦਾ ਹੈ, (ਜਿਹੜਾ ਸਿਮਰਨ-ਭਜਨ ਕਰਦਾ ਹੈ) ਉਹੀ ਜਗਤ ਵਿਚ ਜੰਮਿਆ ਕਬੂਲ ਸਮਝੋ ।

ਹੇ ਪ੍ਰਾਣੀਓ! ਮਾਇਆ-ਰਹਿਤ ਹਰੀ ਦਾ ਸਿਮਰਨ ਹੀ ਜਪ ਤਪ ਸੰਜਮ (ਆਦਿਕ ਉੱਦਮ) ਹੈ । ਪਰਮਾਤਮਾ ਦਾ (ਨਾਮ-) ਧਨ ਹੀ (ਮਨੁੱਖ ਦੇ) ਨਾਲ ਜਾਂਦਾ ਹੈ, ਨਾਨਕ ਬੇਨਤੀ ਕਰਦਾ ਹੈ (ਤੇ, ਆਖਦਾ ਹੈ—ਹੇ ਪ੍ਰਭੂ) ਮਿਹਰ ਕਰ ਕੇ (ਮੈਨੂੰ ਆਪਣਾ) ਨਾਮ-ਰਤਨ ਦੇਹ ਮੈਂ (ਆਪਣੇ) ਪੱਲੇ ਬੰਨ੍ਹ ਲਵਾਂ । ੩ ।

ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥ {ਪੰਨਾ 1312}

ਪਦ ਅਰਥ:- ਮੰਗਲਚਾਰ—ਖੁਸ਼ੀ ਦੇ ਗੀਤ, ਖੁਸ਼ੀਆਂ । ਚੋਜ—ਖੁਸ਼ੀ ਦੇ ਕੌਤਕ । ਕਰਿ—ਕਰ ਕੇ । ਪਰਮਾਨੰਦ—ਪਰਮ ਆਨੰਦ ਦਾ ਮਾਲਕ-ਪ੍ਰਭੂ, ਉਹ ਪ੍ਰਭੂ ਜੋ ਸਭ ਤੋਂ ਉੱਚੇ ਆਨੰਦ ਦਾ ਮਾਲਕ ਹੈ । ਪ੍ਰਭ ਮਿਲੇ—ਪ੍ਰਭੂ ਜੀ ਮਿਲ ਪਏ । ਸੁਖਗਾਮੀ—ਸੁਖ ਅਪੜਾਣ ਵਾਲੇ । ਇਛ—ਇੱਛਾ । ਪੁੰਨੀਆ—ਪੂਰੀ ਹੋ ਜਾਂਦੀ ਹੈ । ਬਜੀ ਬਧਾਈ—ਵਧਾਈ ਵੱਜ ਪੈਂਦੀ ਹੈ, ਚਿੱਤ ਹੁਲਾਸ ਵਿਚ ਆ ਜਾਂਦਾ ਹੈ । ਸਹਜੇ—ਆਤਮਕ ਅਡੋਲਤਾ ਵਿਚ । ਸਮਾਈ—ਲੀਨਤਾ । ਬਹੁੜਿ—ਮੁੜ । ਮੰਦਾ—ਭੈੜ, ਵਿਕਾਰ । ੪ ।

ਅਰਥ:- ਹੇ ਭਾਈ! ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ ਜੀ ਮਿਹਰ ਕਰ ਕੇ (ਜਿਸ ਜੀਵ-ਇਸਤ੍ਰੀ ਨੂੰ) ਮਿਲ ਪੈਂਦੇ ਹਨ, (ਉਸ ਦੇ ਹਿਰਦੇ ਵਿਚ) ਆਤਮਕ ਆਨੰਦ ਖੁਸ਼ੀਆਂ ਪੈਦਾ ਹੋ ਜਾਂਦੀਆਂ ਹਨ । ਹੇ ਭਾਈ! ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ (ਜਿਸ ਜੀਵ-ਇਸਤ੍ਰੀ ਨੂੰ) ਮਿਲ ਪੈਂਦੇ ਹਨ, (ਉਸ ਦੇ) ਮਨ ਦੀ (ਹਰੇਕ) ਇੱਛਾ ਪੂਰੀ ਹੋ ਜਾਂਦੀ ਹੈ, ਉਸ ਦੇ ਚਿੱਤ ਵਿਚ ਹੁਲਾਰਾ ਜਿਹਾ ਆਇਆ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਹ ਫਿਰ ਕਦੇ ਕਿਸੇ ਦੁੱਖ ਦੇ ਕਾਰਨ ਘਬਰਾਂਦੀ ਨਹੀਂ ।

ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ ਜੀ (ਜਿਸ ਜੀਵ-ਇਸਤ੍ਰੀ ਨੂੰ) ਮਿਲ ਪੈਂਦੇ ਹਨ, ਜਿਸ ਨੂੰ ਗਲ ਨਾਲ ਲਾ ਲੈਂਦੇ ਹਨ, ਉਸ ਨੂੰ (ਸਾਰੇ) ਸੁਖ ਵਿਖਾਂਦੇ ਹਨ, ਉਸ ਦੇ ਅੰਦਰੋਂ ਸਾਰੇ ਵਿਕਾਰ ਸਾਰੇ ਭੈੜ ਨਾਸ ਹੋ ਜਾਂਦੇ ਹਨ । ੪।੧।

ੴ ਸਤਿਗੁਰ ਪ੍ਰਸਾਦਿ ॥

ਕਾਨੜੇ ਕੀ ਵਾਰ ਮਹਲਾ ੪

ਵਾਰ ਦਾ ਭਾਵ

ਪਉੜੀ-ਵਾਰ:

੧. ਤਿਆਗੀ ਕੀਹ ਤੇ ਗ੍ਰਿਹਸਤੀ ਕੀਹ?—ਸਭਨਾਂ ਵਿਚ ਪਰਮਾਤਮਾ ਆਪ ਵੱਸ ਰਿਹਾ ਹੈ । ਸਭ ਜੀਵਾਂ ਵਿਚ ਆਪ ਹੀ ਵਿਆਪਕ ਹੋ ਕੇ ਸਭ ਕੰਮ ਕਰ ਰਿਹਾ ਹੈ ਸਾਧ ਸੰਗਤਿ ਵਿਚ ਬੈਠਿਆਂ ਹੀ ਮਨੁੱਖ ਉਸ ਸਰਬ-ਵਿਆਪਕ ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਸਕਦਾ ਹੈ ।

੨. ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ । ਕੋਈ ਗ਼ਰੀਬ ਹੈ ਕੋਈ ਅਮੀਰ ਹੈ, ਹਰੇਕ ਵਿਚ ਉਹ ਆਪ ਹੀ ਮੌਜੂਦ ਹੈ । ਗ਼ਰੀਬ ਕੀਹ ਤੇ ਅਮੀਰ ਕੀਹ? ਸਭ ਉਸੇ ਦੇ ਦਰ ਦੇ ਮੰਗਤੇ ਹਨ ।

੩. ਅਨੇਕਾਂ ਕਿਸਮਾਂ ਦੀ ਤੇ ਰੰਗਾ-ਰੰਗ ਦੀ ਇਹ ਸ੍ਰਿਸ਼ਟੀ ਪਰਮਾਤਮਾ ਨੇ ਆਪ ਹੀ ਬਣਾਈ ਹੈ, ਤੇ, ਇਸ ਵਿਚ ਹਰ ਥਾਂ ਉਹ ਮੌਜੂਦ ਹੈ । ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ, ਤੇ ਗੁਰੂ ਦੀ ਰਾਹੀਂ ਉਸ ਨੂੰ ਆਪਣਾ ਗਿਆਨ ਬਖ਼ਸ਼ਦਾ ਹੈ ।

੪. ਇਸ ਜਗਤ-ਪਸਾਰੇ ਵਿਚ ਸਾਰੇ ਜੀਵ ਪਰਮਾਤਮਾ ਦੇ ਨਾਮ ਦਾ ਵਣਜ ਕਰਨ ਆਏ ਹੋਏ ਹਨ । ਜੀਵਾਂ ਵਾਸਤੇ ਇਹੀ ਵਣਜ ਹੈ ਸਭ ਤੋਂ ਵਧੀਆ ਵਣਜ । ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ ਇਹ ਨਾਮ-ਵਣਜ ਕਰਦਾ ਹੈ ਉਹ ਮਨੁੱਖਾ ਜੀਵਨ ਦਾ ਮਨੋਰਥ ਹਾਸਲ ਕਰ ਲੈਂਦਾ ਹੈ ।

੫. ਜਿਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਉਸ ਪਰਮਾਤਮਾ ਨਾਲ ਇਕ ਮਿਕ ਹੋ ਜਾਂਦੇ ਹਨ ਉਸ ਦਾ ਰੂਪ ਹੀ ਬਣ ਜਾਂਦੇ ਹਨ । ਭਾਗਾਂ ਵਾਲੇ ਹਨ ਉਹ ਮਨੁੱਖ ।

੬. ਪਰਮਾਤਮਾ ਦਾ ਨਾਮ ਮਨੁੱਖ ਨੂੰ ਆਤਮਕ ਜੀਵਨ ਦੇਂਦਾ ਹੈ । ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਦਾ ਹੈ, ਉਸ ਉਤੇ ਜਗਤ ਦੀ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ । ਇਹ ਅਚਰਜ ਖੇਡ ਹੈ ਕਿ ਪਰਮਾਤਮਾ ਸਭ ਵਿਚ ਵਿਆਪਕ ਹੁੰਦਾ ਹੋਇਆ ਸਦਾ ਨਿਰਲੇਪ ਭੀ ਰਹਿੰਦਾ ਹੈ ।

੭. ਜਿਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦੇ ਅੰਦਰ ਸਦਾ ਆਤਮਕ ਆਨੰਦ ਹੁਲਾਰੇ ਮਾਰਦਾ ਰਹਿੰਦਾ ਹੈ । ਉਸ ਦਾ ਆਤਮਾ ਬਲਵਾਨ ਹੋ ਜਾਂਦਾ ਹੈ, ਜਗਤ ਦੇ ਵਿਕਾਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੇ ।

੮. ਸਾਧ ਸੰਗਤਿ ਗੁਰੂ ਦੀ ਪਾਠਸ਼ਾਲਾ ਹੈ । ਉਸ ਪਾਠਸ਼ਾਲਾ ਵਿਚ ਬਾਣੀ ਦੀ ਰਾਹੀਂ ਗੁਰੂ ਪਾਠਸ਼ਾਲਾ ਵਿਚ ਆਏ ਸਿੱਖਾਂ ਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਜਾਚ ਸਿਖਾਂਦਾ ਹੈ । ਸਿਫਤਿ-ਸਾਲਾਹ ਦੀ ਬਰਕਤਿ ਨਾਲ ਹੀ ਪਰਮਾਤਮਾ ਦਾ ਦਰਸਨ ਹੁੰਦਾ ਹੈ ।

੯. ਜਿਸ ਮਨੁੱਖ ਉਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ । ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰ ਕੇ ਮਨੁੱਖ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ, ਤੇ ਉਸ ਨਾਲ ਇਕ-ਰੂਪ ਹੋ ਜਾਂਦਾ ਹੈ ।

੧੦. ਗੁਰੂ ਦੇ ਪਾਏ ਹੋਏ ਪੂਰਨਿਆਂ ਉਤੇ ਤੁਰ ਕੇ ਹੀ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਸਕਦਾ ਹੈ । ਮਨੁੱਖ ਦੀ ਸਾਰੀ ਜ਼ਿੰਦਗੀ ਵਿਚ ਉਹੀ ਵਕਤ ਭਾਗਾਂ ਵਾਲਾ ਹੁੰਦਾ ਹੈ ਜਦੋਂ ਮਨੁੱਖ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ । ਪਰਮਾਤਮਾ ਦੀ ਸੇਵਾ-ਭਗਤੀ ਹੀ ਜ਼ਿੰਦਗੀ ਦਾ ਅਸਲ ਮਨੋਰਥ ਹੈ ।

੧੧. ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜ਼ਿੰਦਗੀ ਦੀ ਬਾਜ਼ੀ ਹਾਰ ਕੇ ਜਾਂਦਾ ਹੈ । ਭਾਗਾਂ ਵਾਲਾ ਹੈ ਉਹ ਜੋ ਗੁਰੂ ਦੇ ਹੁਕਮ ਵਿਚ ਤੁਰ ਕੇ ਨਾਮ ਜਪਦਾ ਹੈ, ਉਸ ਨੂੰ ਕੋਈ ਦੁੱਖ-ਦਰਦ ਪੋਹ ਨਹੀਂ ਸਕਦਾ ।

੧੨. ਇਸ ਵਿਚ ਰਤਾ ਭੀ ਸ਼ੱਕ ਨਹੀਂ ਕਿ ਜਿਹੜਾ ਮਨੁੱਖ ਨਾਮ ਸਿਮਰਦਾ ਹੈ ਉਹ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ । ਭਾਗਾਂ ਵਾਲਾ ਉਹੀ ਮਨੁੱਖ ਹੈ ਜੋ ਸਾਧ ਸੰਗਤਿ ਵਿਚ ਮਿਲਦਾ ਹੈ, ਸੰਗਤਿ ਵਿਚੋਂ ਹੀ ਗੁਰੂ ਪਾਸੋਂ ਸਿਮਰਨ ਦਾ ਉਪਦੇਸ਼ ਮਿਲਦਾ ਹੈ ।

੧੩. ਸਰਬ-ਵਿਆਪਕ ਅਤੇ ਸਰਬ-ਪਾਲਕ ਸਿਰਜਣਹਾਰ ਪ੍ਰਭੂ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ । ਜਿਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ।

੧੪. ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਜਪਿਆਂ ਮਨੁੱਖਾ ਜੀਵਨ ਦੇ ਰਸਤੇ ਵਿਚ ਕੋਈ ਵਿਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ, ਮਨ ਦੀਆਂ ਸਾਰੀਆਂ ਵਾਸਨਾਂ ਮੁੱਕ ਜਾਂਦੀਆਂ ਹਨ ।

੧੫. ਸਿਫਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ ਦੀ ਅਨੇਕਾਂ ਜਨਮਾਂ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ । ਜਿਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਂਦਾ ਹੈ, ਆਪਣੇ ਸਾਥੀਆਂ ਸਨਬੰਧੀਆਂ ਨੂੰ ਭੀ ਲੰਘਾ ਲੈਂਦਾ ਹੈ ।

ਲੜੀ-ਵਾਰ ਭਾਵ:

੧. (੧ ਤੋਂ ੫) ਇਹ ਰੰਗਾ-ਰੰਗ ਦੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਹੀ ਬਣਾਈ ਹੈ, ਤੇ ਇਸ ਵਿਚ ਹਰ ਥਾਂ ਉਹ ਆਪ ਵੱਸ ਰਿਹਾ ਹੈ ।

੨. (੬ ਤੋਂ ੧੦) ਹਰੇਕ ਥਾਂ ਵਿਆਪਕ ਹੁੰਦਿਆਂ ਭੀ ਪਰਮਾਤਮਾ ਨਿਰਲੇਪ ਰਹਿੰਦਾ ਹੈ । ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਸ ਦਾ ਨਾਮ ਜਪਦਾ ਹੈ, ਉਸ ਉਤੇ ਜਗਤ ਦੀ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।

੩. (੧੧ ਤੋਂ ੧੫) ਉਸੇ ਮਨੁੱਖ ਦੀ ਜ਼ਿੰਦਗੀ ਕਾਮਯਾਬ ਹੈ ਜੋ ਗੁਰੂ ਦੀ ਸੰਗਤਿ ਵਿਚ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਭੀ ਸਮਾ ਖਰਚ ਕਰਦਾ ਹੈ, ਉਸ ਦੇ ਅਨੇਕਾਂ ਜਨਮਾਂ ਦੇ ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ ।

ਮੁੱਖ ਭਾਵ:

ਗੁਰੂ ਦੀ ਸੰਗਤਿ ਵਿਚ ਪਰਮਾਤਮਾ ਦਾ ਨਾਮ ਜਪਿਆਂ ਜਗਤ ਦਾ ਕੋਈ ਵਿਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ । ਜ਼ਿੰਦਗੀ ਦੀ ਉਹੀ ਘੜੀ ਭਾਗਾਂ ਵਾਲੀ ਹੈ ਜਿਹੜੀ ਪਰਮਾਤਮਾ ਦੀ ਯਾਦ ਵਿਚ ਗੁਜ਼ਰੇ ।

ਵਾਰ ਦੀ ਬਣਤਰ

ਇਹ 'ਵਾਰ' ਗੁਰੂ ਰਾਮਦਾਸ ਜੀ ਦੀ ਉਚਾਰੀ ਹੋਈ ਹੈ, ਇਸ ਵਿਚ ੧੫ ਪਉੜੀਆਂ ਹਨ ਤੇ ੮੦ ਸਲੋਕ ਹਨ; ਹਰੇਕ ਪਉੜੀ ਦੇ ਨਾਲ ਦੋ ਦੋ ਸਲੋਕ ਹਨ, ਇਹ ਸਾਰੇ ਸਲੋਕ ਭੀ ਗੁਰੂ ਰਾਮਦਾਸ ਜੀ ਦੇ ਹਨ ।

ਪੰਜਵੀਂ, ਦਸਵੀਂ ਅਤੇ ਪੰਦ੍ਰਵੀਂ ਪਉੜੀ ਵਿਚ ਲਫਜ਼ 'ਨਾਨਕ' ਵਰਤਿਆ ਹੋਇਆ ਹੈ । ਜਿਸ ਦਾ ਭਾਵ ਇਹ ਹੈ ਕਿ ਲੜੀ-ਵਾਰ ਇਸ 'ਵਾਰ' ਦੇ ਤਿੰਨ ਹਿੱਸੇ ਹਨ ।

ਹਰੇਕ ਪਉੜੀ ਦੀਆਂ ਪੰਜ ਪੰਜ ਤੁਕਾਂ ਹਨ । ਤੁਕਾਂ ਦਾ ਆਕਾਰ ਤਕਰੀਬਨ ਇਕੋ ਜਿਤਨਾ ਹੈ । ਪਰ ਸਲੋਕਾਂ ਦਾ ਆਕਾਰ ਵੱਡਾ ਛੋਟਾ ਹੈ । ਸੁਤੇ ਹੀ ਇਹੀ ਅਨੁਮਾਨ ਲੱਗ ਸਕਦਾ ਹੈ ਕਿ ਜਦੋਂ ਇਹ 'ਵਾਰ' ਲਿਖੀ ਗਈ ਸੀ, ਉਸੇ ਵਕਤ ਦੇ ਸਲੋਕ ਨਹੀਂ ਹਨ ।

ਸਲੋਕ ਗੁਰੂ ਅਰਜਨ ਸਾਹਿਬ ਨੇ ਦਰਜ ਕੀਤੇ:

ਗੁਰੂ ਰਾਮਦਾਸ ਜੀ ਦੀਆਂ ਅੱਠ 'ਵਾਰਾਂ' ਹਨ; ਹੇਠ-ਲਿਖੇ ਰਾਗਾਂ ਵਿਚ:- ਸਿਰੀਰਾਗ, ਗਉੜੀ, ਬਿਹਾਗੜਾ, ਵਡਹੰਸ, ਸੋਰਠਿ, ਬਿਲਾਵਲ, ਸਾਰਗ ਅਤੇ ਕਾਨੜਾ ।

ਸਿਰੀ ਰਾਗ—ਇਸ ਰਾਗ ਦੀ 'ਵਾਰ' ਵਿਚ ੨੧ ਪਉੜੀਆਂ ਹਨ । ਪਉੜੀ ਨੰ: ੧੫ ਦੇ ਨਾਲ ਇੱਕੋ ਸਲੋਕ ਗੁਰੂ ਅਰਜਨ ਸਾਹਿਬ ਦਾ ਹੈ ਅਤੇ ਇੱਕ ਗੁਰੂ ਅੰਗਦ ਸਾਹਿਬ ਦਾ । ਜੇ ਗੁਰੂ ਰਾਮਦਾਸ ਜੀ ਆਪ ਹੀ ਸਲੋਕ ਭੀ ਪਉੜੀਆਂ ਨਾਲ ਦਰਜ ਕਰਦੇ, ਤਾਂ ਪਉੜੀ ਨੰ: ੧੫ ਦੇ ਨਾਲ ਭੀ ਦੋ ਸਲੋਕ ਹੀ ਦਰਜ ਕਰਦੇ । ਅਧੂਰੀ ਨਾਹ ਰਹਿਣ ਦੇਂਦੇ । ਸਾਰੇ ਸਲੋਕ ਗੁਰੂ ਅਰਜਨ ਸਾਹਿਬ ਨੇ ਆਪ ਹੀ ਦਰਜ ਕੀਤੇ ਸਨ ।

ਗਉੜੀ—ਪਉੜੀ ਨੰ: ੩੨ ਦੇ ਨਾਲ ਦੋਵੇਂ ਹੀ ਸਲੋਕ ਗੁਰੂ ਅਰਜਨ ਸਾਹਿਬ ਦੇ ਹਨ । ਇਥੇ ਭੀ ਉਹੀ ਦਲੀਲ ਕੰਮ ਕਰਦੀ ਹੈ । ਸਾਰੇ ਗੁਰੂ ਅਰਜਨ ਸਾਹਿਬ ਨੇ ਦਰਜ ਕੀਤੇ ।

ਬਿਹਾਗੜਾ—ਇਸ 'ਵਾਰ' ਵਿਚ ੨੧ ਪਉੜੀਆਂ ਹਨ । ਪਉੜੀ ਨੰ: ੧੪ ਦੇ ਨਾਲ ਦੋਵੇਂ ਸਲੋਕ ਗੁਰੂ ਅਰਜਨ ਸਾਹਿਬ ਦੇ ਹਨ । ਸਾਰੇ ਹੀ ਸਲੋਕ ਗੁਰੂ ਅਰਜਨ ਸਾਹਿਬ ਨੇ ਦਰਜ ਕੀਤੇ ।

ਸਾਰਗ—ਇਸ 'ਵਾਰ' ਵਿਚ ੩੬ ਪਉੜੀਆਂ ਹਨ । ਨੰ: ੩੫ ਗੁਰੂ ਅਰਜਨ ਸਾਹਿਬ ਦੀ ਹੈ । ਪਉੜੀ ਨੰ: ੨੬ ਦੇ ਨਾਲ ਇੱਕ ਸਲੋਕ ਗੁਰੂ ਅਰਜਨ ਦੇਵ ਜੀ ਦਾ ਹੈ, ਅਤੇ ਪਉੜੀ ਨੰ: ੩੬ ਦੇ ਨਾਲ ਦੋਵੇਂ ਸਲੋਕ ਸਤਿਗੁਰੂ ਅਰਜਨ ਸਾਹਿਬ ਦੇ ਹਨ । ਉਪਰਲੀ ਹੀ ਦਲੀਲ ਅਨੁਸਾਰ ਇਹ ਸਾਰੇ ਹੀ ਸਲੋਕ ਗੁਰੂ ਅਰਜਨ ਸਾਹਿਬ ਨੇ ਹੀ ਦਰਜ ਕੀਤੇ ਸਨ ।

ਅੱਠ 'ਵਾਰਾਂ' ਵਿਚੋਂ ਚਾਰ 'ਵਾਰਾਂ' ਪਰਤੱਖ ਐਸੀਆਂ ਮਿਲਦੀਆਂ ਹਨ ਜਿਥੇ ਸਲੋਕ ਗੁਰੂ ਰਾਮਦਾਸ ਜੀ ਨੇ ਦਰਜ ਨਹੀਂ ਕੀਤੇ । ਬਾਕੀ ਦੀਆਂ ਚਾਰ 'ਵਾਰਾਂ'—ਵਡਹੰਸ, ਸੋਰਠਿ, ਬਿਲਾਵਲ ਅਤੇ ਕਾਨੜਾ—ਵਿਚ ਭੀ ਕਵਿਤਾ ਦੇ ਦ੍ਰਿਸ਼ਟੀ-ਕੋਣ ਤੋਂ ਉਹੀ ਨਿਯਮ ਕੰਮ ਕਰਦਾ ਮੰਨਣਾ ਪਏਗਾ । ਇਹਨਾਂ 'ਵਾਰਾਂ' ਵਿਚ ਭੀ ਸਲੋਕ ਗੁਰੂ ਅਰਜਨ ਸਾਹਿਬ ਨੇ ਹੀ ਦਰਜ ਕੀਤੇ ਸਨ ।

ਇਹ ਨਿਯਮ ਬੱਧਾ ਗੁਰੂ ਨਾਨਕ ਦੇਵ ਜੀ ਨੇ ਆਪ:

ਗੁਰੂ ਨਾਨਕ ਦੇਵ ਜੀ ਦੀ ਸਭ ਤੋਂ ਪਹਿਲੀ ਲਿਖੀ ਹੋਈ 'ਵਾਰ' ਮਲਾਰ ਰਾਗ ਵਿਚ ਦਰਜ ਹੈ । ਇਸ 'ਵਾਰ' ਦੀਆਂ ੨੮ ਪਉੜੀਆਂ ਹਨ । ਪਉੜੀ ਨੰ: ੨੭ ਗੁਰੂ ਅਰਜਨ ਸਾਹਿਬ ਦੀ ਹੈ । ਬਾਕੀ ੨੭ ਗੁਰੂ ਨਾਨਕ ਦੇਵ ਜੀ ਦੀਆਂ ।

ਪਉੜੀ ਨੰ: ੫, ੬, ੭, ੮, ੯, ੧੦, ੧੧, ੧੨ ਅਤੇ ੧੩ ਦੇ ਨਾਲ ਸਾਰੇ ਹੀ ਸਲੋਕ ਗੁਰੂ ਅਮਰਦਾਸ ਜੀ ਦੇ ਹਨ । ਪਉੜੀ ਨੰ: ੧੪ ਦੇ ਨਾਲ ਦੋਵੇਂ ਸਲੋਕ ਗੁਰੂ ਅਰਜਨ ਸਾਹਿਬ ਦੇ ਹਨ । ਫਿਰ ਪਉੜੀ ਨੰ: ੧੫, ੧੬, ੧੭ ਅਤੇ ੧੮ ਦੇ ਨਾਲ ਸਾਰੇ ਹੀ ਸਲੋਕ ਗੁਰੂ ਅਮਰਦਾਸ ਜੀ ਦੇ । ਬੜੀ ਸਿੱਧੀ ਸਾਫ਼ ਗੱਲ ਹੈ ਕਿ ਇਹ ਸਲੋਕ ਗੁਰੂ ਅਰਜਨ ਸਾਹਿਬ ਨੇ ਦਰਜ ਕੀਤੇ ਸਨ ।

ਸਾਰੀਆਂ ਹੀ 'ਵਾਰਾਂ' ਵਿਚ ਇਹੀ ਤਰੀਕਾ ਵਰਤਿਆ ਗਿਆ ।

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ

ਗੁਰੂ ਰਾਮਦਾਸ ਜੀ ਦੀ ਇਸ ਵਾਰ ਨੂੰ ਮੂਸੇ ਦੀ ਵਾਰ ਦੀ ਸੁਰ ਤੇ ਗਾਉਣਾ ਹੈ ।

ਮੂਸਾ ਇਕ ਸੂਰਮਾ ਸੀ, ਇਸ ਦੀ ਮੰਗੋੜ ਕਿਸੇ ਰਾਜੇ ਨਾਲ ਵਿਆਹੀ ਗਈ । ਮੂਸੇ ਨੇ ਉਸ ਰਾਜੇ ਤੇ ਚੜ੍ਹਾਈ ਕਰ ਕੇ ਰਾਜੇ ਨੂੰ ਤੇ ਉਸ ਆਪਣੀ ਮੰਗੋੜ ਨੂੰ ਪਕੜ ਲਿਆਂਦਾ; ਪਰ ਜਦੋਂ ਉਸ ਨੇ ਇਸਤ੍ਰੀ ਪਾਸੋਂ ਪੁੱਛਿਆ ਕਿ ਤੂੰ ਕਿਸ ਨਾਲ ਰਹਿਣਾ ਚਾਹੁੰਦੀ ਹੈਂ, ਉਸ ਨੇ ਉੱਤਰ ਦਿੱਤਾ ਕਿ ਜਿਸ ਨਾਲ ਮੈਂ ਵਿਆਹੀ ਗਈ ਹਾਂ । ਮੂਸੇ ਨੇ ਇਹ ਸੁਣ ਕੇ ਰਾਜੇ ਨੂੰ ਤੇ ਉਸ ਦੀ ਇਸਤ੍ਰੀ ਨੂੰ ਮਾਫ਼ ਕਰ ਕੇ ਇੱਜ਼ਤ ਨਾਲ ਮੋੜ ਦਿੱਤਾ । ਮੂਸੇ ਦੀ ਇਸ ਬਹਾਦਰੀ ਤੇ ਖੁਲ੍ਹਦਿਲੀ ਤੇ ਢਾਢੀਆਂ ਨੇ ਵਾਰ ਲਿਖੀ, ਜਿਸ ਦੀ ਨਮੂਨੇ ਦੀ ਇਕ ਪਉੜੀ ਇਉਂ ਹੈ:

ਤ੍ਰੈ ਸੈ ਸੱਠ ਮਰਾਤਬਾ ਇਕ ਗੁਰੀਏ ਡੱਗੈ ॥ ਚੜ੍ਹਿਆ ਮੂਸਾ ਪਾਤਸ਼ਾਹ ਸਭ ਜੱਗ ਪਰੱਖੈ ॥ ਚੰਦ ਚਿਟੇ ਬਡ ਹਾਥੀਆਂ ਕਹੁ ਕਿਤ ਵਰੱਗੈ ॥ ਰੁਤ ਪਛਾਤੀ ਬਗਲਿਆਂ ਘਟ ਕਾਲੀ ਅੱਗੈ ॥ ਏਹੀ ਕੀਤੀ ਮੂਸਿਆ ਕਿਨ ਕਰੀ ਨ ਅੱਗੈ ॥

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ {ਪੰਨਾ 1312}

ਪਦ ਅਰਥ:- ਨਿਧਾਨੁ—ਖਜ਼ਾਨਾ । ਉਰ—ਹਿਰਦਾ । ਧਾਰਿ—ਧਾਰ ਕੇ, ਟਿਕਾ ਕੇ । ਬਿਖਿਆ—ਮਾਇਆ । ਮਾਰਿ—ਮਾਰ ਕੇ, ਮੁਕਾ ਕੇ । ਜਨਮੁ ਪਦਾਰਥੁ—ਕੀਮਤੀ ਮਨੁੱਖਾ ਜਨਮ । ਹਾਰਿ—ਬਾਜ਼ੀ ਹਾਰ ਕੇ । ਨ ਆਵੈ—ਨਹੀਂ ਆਉਂਦਾ । ਜਿਨ—ਜਿਨ੍ਹਾਂ ਨੇ । ਰਸੁ—ਸੁਆਦ । ਸਾਰਿ—ਸਾਰਿਆ ਹੈ, ਸੰਭਾਲਿਆ ਹੈ, ਚੱਖਿਆ ਹੈ ।੧।

ਅਰਥ:- (ਹੇ ਭਾਈ!) ਪਰਮਾਤਮਾ ਦਾ ਨਾਮ (ਅਸਲ) ਖਜ਼ਾਨਾ (ਹੈ) ਸਤਿਗੁਰੂ ਦੀ ਸਿੱਖਿਆ ਉਤੇ ਤੁਰ ਕੇ (ਇਸ ਨੂੰ ਆਪਣੇ) ਹਿਰਦੇ ਵਿਚ ਪ੍ਰੇ ਰੱਖ । (ਇਸ ਨਾਮ ਦੀ ਬਰਕਤਿ ਨਾਲ) ਹਉਮੈ (-ਰੂਪ) ਮਾਇਆ (ਦੇ ਪ੍ਰਭਾਵ) ਨੂੰ (ਆਪਣੇ ਅੰਦਰੋਂ) ਮੁਕਾ ਕੇ (ਪਰਮਾਤਮਾ ਦੇ) ਸੇਵਕਾਂ ਦਾ ਸੇਵਕ ਬਣਿਆ ਰਹੁ । (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਮਨੁੱਖਾ ਜਨਮ ਦਾ ਕੀਮਤੀ ਮਨੋਰਥ ਹਾਸਲ ਕਰ ਕੇ (ਜਗਤ ਤੋਂ ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਕਦੇ ਨਹੀਂ ਆਉਂਦਾ ।

ਹੇ ਨਾਨਕ! ਧੰਨ ਹਨ ਉਹ ਵੱਡੇ ਭਾਗਾਂ ਵਾਲੇ ਮਨੁੱਖ; ਜਿਨ੍ਹਾਂ ਨੇ ਸਤਿਗੁਰ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ ।੧।

ਮਃ ੪ ॥ ਗੋਵਿੰਦੁ ਗੋਵਿੰਦੁ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ॥ ਗੋਵਿੰਦੁ ਗੋਵਿੰਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿੰਦੁ ਗੋਵਿੰਦੁ ਗੋਵਿੰਦੁ ਜਪਿ ਮੁਖੁ ਉਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ {ਪੰਨਾ 1313}

ਪਦ ਅਰਥ:- ਗੁਣੀ ਨਿਧਾਨੁ—ਗੁਣਾਂ ਦਾ ਖਜ਼ਾਨਾ । ਗੁਰਮਤਿ—ਗੁਰੂ ਦੀ ਸਿੱਖਿਆ ਉੱਤੇ ਤੁਰਿਆਂ । ਮਾਨੁ—ਆਦਰ । ਜਪਿ—ਜਪ ਕੇ । ਉਜਲਾ—ਰੌਸ਼ਨ । ਪਰਧਾਨੁ—ਮੰਨਿਆ-ਪਰਮੰਨਿਆ । ਜਿਤੁ—ਜਿਸ (ਗੁਰੂ) ਵਿਚ । ਮਿਲਿ—ਮਿਲ ਕੇ ।੨।

ਅਰਥ:- (ਹੇ ਭਾਈ!) ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ । ਜਦੋਂ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਨੂੰ ਸਿਮਰਿਆ ਜਾਏ ਤਦੋਂ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ । (ਹੇ ਭਾਈ!) ਸਦਾ ਪ੍ਰਭੂ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖਰੂ ਹੋਈਦਾ ਹੈ ਤੇ ਪ੍ਰਧਾਨਤਾ ਮਿਲਦੀ ਹੈ । ਹੇ ਨਾਨਕ! (ਆਖ—ਹੇ ਭਾਈ!) ਗੁਰੂ ਪਰਮਾਤਮਾ (ਦਾ ਰੂਪ) ਹੈ; ਉਸ (ਗੁਰੂ) ਵਿਚ ਮਿਲ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ । ੨।

ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੇ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ {ਪੰਨਾ 1313}

ਪਦ ਅਰਥ:- ਸਿਧ—(ਜੋਗ-ਸਾਧਨਾਂ ਵਿਚ) ਪੁੱਗਾ ਹੋਇਆ ਜੋਗੀ । ਸਾਧਿਕੇ—ਸਾਧਿਕ, ਜੋਗ-ਸਾਧਨ ਕਰਨ ਵਾਲਾ । ਜੁਗ ਜੋਗੀਆ—ਜੋਗ ਜੋਗੀਆ, ਜੋਗ ਵਿਚ ਜੁੜਨ ਵਾਲਾ । ਰਸੀਅੜਾ—ਰਸ ਲੈਣ ਵਾਲਾ । ਭੋਗ—ਮਾਇਕ ਪਦਾਰਥ । ਵਰਤਦਾ—ਮੌਜੂਦ । ਜਿਤੁ ਮਿਲਿ—ਜਿਸ (ਸਤਸੰਗਤਿ) ਵਿਚ ਮਿਲ ਕੇ । ਬੁਲਗ—(ਸਿਫਤਿ-ਸਾਲਾਹ ਦੇ) ਬੋਲ । ਸਭਿ—ਸਾਰੇ । ੧।

ਅਰਥ:- ਹੇ ਪ੍ਰਭੂ! ਤੂੰ ਆਪ ਹੀ (ਜੋਗ-ਸਾਧਨਾਂ ਵਿਚ) ਪੁੱਗਾ ਹੋਇਆ ਜੋਗੀ ਹੈਂ, ਤੂੰ ਆਪ ਹੀ ਸਾਧਨ ਕਰਨ ਵਾਲਾ ਹੈਂ, ਤੂੰ ਆਪ ਹੀ ਜੋਗ ਵਿਚ ਜੁੜਨ ਵਾਲਾ ਹੈਂ, ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਰਸ ਚੱਖਣ ਵਾਲਾ ਹੈਂ, ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਭੋਗ ਭੋਗਣ ਵਾਲਾ ਹੈਂ, (ਕਿਉਂਕਿ ਜੋਗੀਆਂ ਵਿਚ ਭੀ ਤੇ ਗ੍ਰਿਹਸਤੀਆਂ ਵਿਚ ਭੀ ਹਰ ਥਾਂ) ਤੂੰ ਆਪ ਹੀ ਆਪ ਮੌਜੂਦ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ ।

ਹੇ ਭਾਈ! ਗੁਰੂ ਦੀ ਸਾਧ ਸੰਗਤਿ ਧੰਨ ਹੈ ਧੰਨ ਹੈ ਜਿਸ ਵਿਚ ਮਿਲ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਬੋਲ ਬੋਲੇ ਜਾ ਸਕਦੇ ਹਨ । (ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ) ਸਾਰੇ (ਆਪਣੇ ਮੂੰਹੋਂ ਸਦਾ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆਂ ਸਾਰੇ ਪਿਛਲੇ ਕੀਤੇ) ਪਾਪ ਦੂਰ ਹੋ ਜਾਂਦੇ ਹਨ । ੧।

ਸਲੋਕ ਮ: ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ {ਪੰਨਾ 1313}

ਪਦ ਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਕੋਇ—ਕੋਈ ਵਿਰਲਾ ਮਨੁੱਖ । ਮਮਤਾ—ਅਪਣਤ । ਧੋਇ—ਧੋ ਕੇ । ਅਨਦਿਨੁ—ਹਰ ਰੋਜ਼ । ਧੁਰਿ—ਧੁਰ ਦਰਗਾਹ ਤੋਂ ।

ਅਰਥ:- (ਹੇ ਭਾਈ!) ਸਦਾ ਹੀ ਪਰਮਾਤਮਾ ਦਾ ਨਾਮ (ਸਿਮਰਨ ਦੀ ਦਾਤਿ) ਕੋਈ ਵਿਰਲਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਹਾਸਲ ਕਰਦਾ ਹੈ, (ਜਿਹੜਾ ਮਨੁੱਖ ਇਹ ਦਾਤਿ ਪ੍ਰਾਪਤ ਕਰਦਾ ਹੈ, ਉਸ ਦੇ ਅੰਦਰੋਂ) ਹਉਮੈ ਅਤੇ ਅਪਣਤ ਦਾ ਨਾਸ ਹੋ ਜਾਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਨਾਮ ਦੀ ਬਰਕਤਿ ਨਾਲ) ਭੈੜੀ ਮਤਿ (ਦੀ ਮੈਲ) ਧੋ ਕੇ ਕੱਢ ਦੇਂਦਾ ਹੈ; ਹੇ ਨਾਨਕ! (ਉਹ ਮਨੁੱਖ) ਹਰ ਵੇਲੇ (ਪਰਮਾਤਮਾ ਦੇ) ਗੁਣ ਉਚਾਰਦਾ ਹੈ (ਪਰ ਹੇ ਭਾਈ! ਉਹੀ ਮਨੁੱਖ ਪਰਮਾਤਮਾ ਦੇ ਗੁਣ ਉਚਾਰਦੇ ਹਨ) ਜਿਨ੍ਹਾਂ ਦੇ ਭਾਗਾਂ ਵਿਚ ਧੁਰ ਤੋਂ (ਕੀਤੇ ਕਰਮਾਂ ਅਨੁਸਾਰ ਨਾਮ ਸਿਮਰਨ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੁੰਦਾ ਹੈ । ੧।

ਮਃ ੪ ॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੁ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥

{ਪੰਨਾ 1313}

ਪਦ ਅਰਥ:- ਦਇਆਲੁ—(ਦਇਆ-ਆਲਯ) ਦਇਆ ਦਾ ਘਰ, ਦਇਆ ਦਾ ਸੋਮਾ । ਆਪੇ—ਆਪ ਹੀ । ਵਰਤਦਾ—ਮੌਜੂਦ । ਜੇਵਡੁ—ਜੇਡਾ, ਬਰਾਬਰ ਦਾ । ਅਵਰੁ—ਹੋਰ । ਪ੍ਰਭ ਭਾਵੈ—ਪ੍ਰਭੁ ਨੂੰ ਚੰਗਾ ਲੱਗਦਾ ਹੈ । ਥੀਐ—ਹੁੰਦਾ ਹੈ । ਕਿਨੈ—ਕਿਸੇ ਨੇ (ਭੀ) । ਗੁਰਮੁਖਿ—ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ । ਸੀਤਲੁ—(ਵਿਕਾਰਾਂ ਵਲੋਂ) ਠੰਢਾ-ਠਾਰ ।

ਅਰਥ:- (ਹੇ ਭਾਈ!) ਪਰਮਾਤਮਾ ਆਪ ਹੀ ਦਇਆ ਦਾ ਸੋਮਾ ਹੈ (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪਰਮਾਤਮਾ ਆਪ ਹੀ ਕਰਦਾ ਹੈ । (ਹੇ ਭਾਈ!) ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹੈ । ਜੋ ਕੁਝ ਪ੍ਰਭੁ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, ਜੋ ਕੁਝ ਉਹ ਪ੍ਰਭੁ ਕਰਦਾ ਹੈ ਉਹੀ ਹੁੰਦਾ ਹੈ । ਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਕਿਸੇ (ਮਨੁੱਖ) ਨੇ ਉਸ ਦਾ ਮੁੱਲ ਨਹੀਂ ਪਾਇਆ ।

ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਕੀਤੀ ਹੈ, ਉਸ ਦਾ ਤਨ ਉਸ ਦਾ ਮਨ (ਵਿਕਾਰਾਂ ਵਲੋਂ) ਠੰਢਾ-ਠਾਰ ਹੋ ਜਾਂਦਾ ਹੈ ।੨।

ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ {ਪੰਨਾ 1313}

ਪਦ ਅਰਥ:- ਸਭ—ਸਾਰੀ ਸ੍ਰਿਸ਼ਟੀ ਵਿਚ । ਜੋਤਿ—ਨੂਰ । ਜਗਜੀਵਨਾ—ਹੇ ਜਗਤ ਦੇ ਜੀਵਨ-ਦਾਤੇ! ਘਟਿ ਘਟਿ—ਹਰੇਕ ਸਰੀਰ ਵਿਚ । ਰੰਗ ਰੰਗਨਾ—(ਪ੍ਰੇਮ ਦੀ) ਰੰਗਣ ਚਾੜ੍ਹਨ ਵਾਲਾ । ਸਭਿ—ਸਾਰੇ ਜੀਵ । ਸਤਿ—ਸਦਾ ਕਾਇਮ ਰਹਿਣ ਵਾਲਾ । ਪੁਰਖ—ਹੇ ਸਰਬ-ਵਿਆਪਕ! ਨਿਰੰਜਨ—ਹੇ ਨਿਰਲੇਪ! ਸਭੁ—ਸਾਰਾ । ਜਾਚਹਿ—ਮੰਗਦੇ ਹਨ । ਸਭ ਮੰਗ—ਹਰੇਕ ਮੰਗ, ਹਰੇਕ ਲੋੜ । ਚੰਗ ਚੰਗਨਾ—ਬਹੁਤ ਹੀ ਚੰਗਾ, ਬਹੁਤ ਹੀ ਪਿਆਰਾ । ਰਿਖੀਕੇਸੁ—(ਰਿਖੀਕ-ਈਸ਼) ਇੰਦ੍ਰਿਆਂ ਦਾ ਮਾਲਕ ਪ੍ਰਭੂ । ਜਿਤੁ—ਜਿਸ (ਹਰਿ-ਨਾਮ) ਦੀ ਰਾਹੀਂ ।

ਅਰਥ:- ਹੇ ਜਗਤ ਦੇ ਜੀਵਨ ਪ੍ਰਭੂ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ (ਚਾਨਣ ਕਰ ਰਿਹਾ ਹੈ), ਤੂੰ ਹਰੇਕ ਸਰੀਰ ਵਿਚ (ਮੌਜੂਦ ਹੈਂ ਤੇ ਆਪਣੇ ਨਾਮ ਦੀ) ਰੰਗਣ ਚਾੜ੍ਹਨ ਵਾਲਾ ਹੈਂ । ਹੇ ਮੇਰੇ ਪ੍ਰੀਤਮ! ਸਾਰੇ ਜੀਵ ਤੈਨੂੰ (ਹੀ) ਸਿਮਰਦੇ ਹਨ । ਹੇ ਸਰਬ-ਵਿਆਪਕ (ਤੇ ਫਿਰ ਭੀ) ਨਿਰਲੇਪ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਤੂੰ ਹੀ ਦਾਤਾ ਦੇਣ ਵਾਲਾ ਹੈਂ, ਸਾਰਾ ਜਗਤ (ਤੇਰੇ ਦਰ ਦਾ) ਮੰਗਤਾ ਹੈ । ਹੇ ਹਰੀ! ਹਰੇਕ ਮੰਗ (ਜੀਵ ਤੈਥੋਂ ਹੀ) ਮੰਗਦੇ ਹਨ । ਤੂੰ ਆਪ ਹੀ ਮਾਲਕ ਹੈਂ । ਹੇ ਹਰੀ! ਗੁਰੂ ਦੀ ਮਤਿ ਉਤੇ ਤੁਰਿਆ ਤੂੰ ਬਹੁਤ ਪਿਆਰਾ ਲੱਗਦਾ ਹੈਂ ।

ਹੇ ਭਾਈ! ਪਰਮਾਤਮਾ (ਸਾਰੇ) ਇੰਦ੍ਰਿਆਂ ਦਾ ਮਾਲਕ ਹੈ, ਤੁਸੀਂ ਸਾਰੇ ਆਪਣੇ ਮੂੰਹੋਂ ਉਸ ਦੀ ਸਿਫਤਿ-ਸਾਲਾਹ ਕਰੋ, ਉਸ ਦਾ ਨਾਮ ਜਪੋ, ਉਸ ਦੇ ਨਾਮ ਦੀ ਬਰਕਤਿ ਨਾਲ ਹੀ (ਜੀਵ) ਸਾਰੇ ਫਲ ਪ੍ਰਾਪਤ ਕਰਦੇ ਹਨ ।੨।

ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ {ਪੰਨਾ 1313}

ਪਦ ਅਰਥ:- ਮਨ—ਹੇ ਮਨ! ਪਾਵਹਿ—ਤੂੰ ਹਾਸਲ ਕਰੇਂਗਾ । ਇਛਹਿ—ਤੂੰ ਚਾਹੇਂਗਾ । ਪਾਇਸੀ—ਦੇਵੇਗਾ । ਸਬਦੀ—ਸ਼ਬਦ ਦੀ ਰਾਹੀਂ । ਕਿਲਵਿਖ—ਪਾਪ । ਸਭਿ—ਸਾਰੇ । ਕਟੀਅਹਿ—ਕੱਟੇ ਜਾਂਦੇ ਹਨ । ਚੁਕੈ—ਮੁੱਕ ਜਾਂਦਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਰਿਹਾ । ਕਮਲੁ—(ਹਿਰਦੇ ਦਾ) ਕੌਲ ਫੁੱਲ । ਵਿਗਸਿਆ—ਖਿੜ ਪੈਂਦਾ ਹੈ । ਸਭੁ—ਹਰ ਥਾਂ । ਪਛਾਨੁ—ਪਛਾਣੂ, ਪਛਾਣਨ ਜੋਗ । ਜਪਿ—ਜਪੀਂ, ਮੈਂ ਜਪਾਂ ।

ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ । (ਪਰਮਾਤਮਾ ਪਾਸੋਂ) ਜੋ ਤੂੰ ਮੰਗੇਂਗਾ ਉਹੀ ਫਲ (ਉਹ) ਦੇਵੇਗਾ । (ਪਰ) ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪ੍ਰਭੂ ਵਿਚ) ਸੁਰਤਿ ਜੁੜ ਸਕਦੀ ਹੈ । (ਜਿਸ ਮਨੁੱਖ ਦੀ ਜੁੜਦੀ ਹੈ, ਉਸ ਦੇ) ਸਾਰੇ ਪਾਪ ਵਿਕਾਰ ਕੱਟੇ ਜਾਂਦੇ ਹਨ; (ਉਸ ਦੇ ਅੰਦਰੋਂ) ਹਉਮੈ ਮੁੱਕ ਜਾਂਦੀ ਹੈ ਅਹੰਕਾਰ ਦੂਰ ਹੋ ਜਾਂਦਾ ਹੈ । ਹੇ ਮੇਰੇ ਮਨ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ, ਉਹ ਥਾਂ ਪਰਮਾਤਮਾ ਨੂੰ ਵੱਸਦਾ ਪਛਾਣਨ-ਜੋਗ ਹੋ ਜਾਂਦਾ ਹੈ ।

ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ਦਾਸ (ਨਾਨਕ) ਉਤੇ ਮਿਹਰ ਕਰ, (ਮੈਂ ਤੇਰਾ ਦਾਸ ਭੀ) ਨਾਮ ਜਪਦਾ ਰਹਾਂ ।੧।

ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥

{ਪੰਨਾ 1313}

ਪਦ ਅਰਥ:- ਪਵਿਤੁ—(ਆਤਮਕ ਜੀਵਨ ਨੂੰ) ਸੁੱਚਾ (ਬਨਾਣ ਵਾਲਾ) । ਪੂਰਬਿ—ਪਹਿਲੇ ਜਨਮ ਵਿਚ । ਮਨਿ—ਮਨ ਵਿਚ । ਆਇ—ਆ ਕੇ । ਕੈ ਭਾਣੈ—ਦੀ ਰਜ਼ਾ ਵਿਚ । ਦਾਲਦੁ—ਦਲਿੱਦ੍ਰ, ਗਰੀਬੀ । ਜਨ—ਹੇ ਜਨੋਂ! ਪਤੀਆਇ—ਤਸੱਲੀ ਕਰ ਕੇ । ਲਾਗੇ ਪਾਏ—ਚਰਨੀਂ ਲੱਗੇ ਹੋਏ ਹਨ ।

ਅਰਥ:- (ਹੇ ਭਾਈ!) ਪਰਮਾਤਮਾ ਦਾ ਨਾਮ (ਆਤਮਕ ਜੀਵਨ ਨੂੰ) ਸੁੱਚਾ ਬਨਾਣ-ਜੋਗ ਹੈ, ਨਾਮ ਜਪਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ । (ਪਰ ਇਹ ਨਾਮ) ਉਹਨਾਂ (ਮਨੁੱਖਾਂ) ਦੇ ਮਨ ਵਿਚ ਆ ਕੇ ਵੱਸਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ ਮੁੱਢ ਤੋਂ (ਪਿਛਲੇ ਕੀਤੇ ਕਰਮਾਂ ਅਨੁਸਾਰ ਨਾਮ ਜਪਣ ਦੇ ਸੰਸਕਾਰਾਂ ਦਾ ਲੇਖਾ) ਲਿਖਿਆ ਹੁੰਦਾ ਹੈ । (ਹੇ ਭਾਈ!) ਜਿਹੜਾ ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ ਉਹਨਾਂ ਦਾ ਦੁੱਖ ਦਰਿੱਦ੍ਰ ਦੂਰ ਹੋ ਜਾਂਦਾ ਹੈ । ਪਰ ਹੇ ਭਾਈ! ਆਪਣੇ ਮਨ ਵਿਚ ਤਸੱਲੀ ਕਰ ਕੇ ਵੇਖ ਲਵੋ, ਆਪਣੇ ਮਨ ਦੀ ਮਰਜ਼ੀ ਵਿਚ ਤੁਰ

ਕੇ ਕਿਸੇ ਨੇ ਭੀ ਹਰਿ-ਨਾਮ ਪ੍ਰਾਪਤ ਨਹੀਂ ਕੀਤਾ ।

ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦੇ ਦਾਸਾਂ ਦਾ ਦਾਸ ਹੈ ।੨।

ਪਉੜੀ ॥ ਤੂੰ ਥਾਨ ਥਨੰਤਰਿ ਭਰਪੂਰੁ ਹਰਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੇ ਸ੍ਰੀ ਰਾਮ ਰਮੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥ {ਪੰਨਾ 1314}

ਪਦ ਅਰਥ:- ਥਨੰਤਰਿ—ਥਾਨ ਅੰਤਰਿ । ਥਾਨ ਥਨੰਤਰਿ—ਥਾਨ ਥਾਨ ਅੰਤਰਿ ਹਰੇਕ ਥਾਂ । ਕਰਤੇ—ਹੇ ਕਰਤਾਰ! ਰੰਗ ਪਰੰਗ—ਕਈ ਰੰਗਾਂ ਦੀ । ਸਿਸਟਿ—ਸ਼ਿਸ਼ਟੀ । ਸਾਜੀ—ਪੈਦਾ ਕੀਤੀ । ਬਹੁ ਬਿਧਿ—ਕਈ ਕਿਸਮ ਦੀ । ਜੋਤਿ—ਚਾਨਣ । ਵਰਤਹਿ—ਤੂੰ ਮੌਜੂਦ ਹੈਂ । ਤੁਧੈ—ਤੂੰ ਹੀ । ਮੁਖਿ ਗੁਰਮੁਖਿ—ਗੁਰੂ ਦੇ ਮੂੰਹੋਂ । ਸਭਿ—ਸਾਰੇ ।

ਅਰਥ:- ਹੇ ਕਰਤਾਰ! ਤੂੰ ਹਰੇਕ ਥਾਂ ਵਿਚ ਵਿਆਪਕ ਹੈਂ, ਸੰਸਾਰ ਦੀ ਸਾਰੀ ਬਣਤਰ ਤੇਰੀ ਹੀ ਬਣਾਈ ਹੋਈ ਹੈ । ਸਾਰੀ ਸ਼ਿਸ਼ਟੀ ਤੂੰ ਕਈ ਰੰਗਾਂ ਦੀ ਬਣਾਈ ਹੈ, ਕਈ ਕਿਸਮਾਂ ਦੀ ਪੈਦਾ ਕੀਤੀ ਹੈ ।

ਹੇ ਕਰਤਾਰ! ਸਾਰੀ ਸ਼ਿਸ਼ਟੀ ਵਿਚ ਤੇਰਾ ਹੀ ਨੂਰ ਹੈ, ਤੇ ਨੂਰ ਵਿਚ ਤੂੰ ਆਪ ਹੀ ਮੌਜੂਦ ਹੈਂ । ਤੂੰ ਆਪ ਹੀ (ਜਗਤ ਦੇ ਜੀਵਾਂ ਨੂੰ) ਗੁਰੂ ਦੀ ਸਿੱਖਿਆ ਵਿਚ ਜੋੜਦਾ ਹੈਂ । ਜਿਨ੍ਹਾਂ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹਨਾਂ ਨੂੰ ਤੂੰ ਗੁਰੂ ਮਿਲਾਂਦਾ ਹੈਂ, ਤੇ, ਗੁਰੂ ਦੇ ਮੂੰਹੋਂ ਤੂੰ ਉਹਨਾਂ ਨੂੰ ਆਪਣਾ ਗਿਆਨ ਦੇਂਦਾ ਹੈ ।

ਹੇ ਭਾਈ! ਤੁਸੀਂ ਸਾਰੇ ਸੋਹਣੇ ਰਾਮ ਦਾ ਨਾਮ ਜਪੋ, ਸੋਹਣੇ ਰਾਮ ਦਾ ਨਾਮ ਜਪੋ, ਜਿਸ ਦੀ ਬਰਕਤਿ ਨਾਲ ਸਾਰੇ ਦੁੱਖ ਭੁੱਖ ਦਰਿੰਦ੍ਰ ਦੂਰ ਹੋ ਜਾਂਦੇ ਹਨ ।੩।

ਸਲੋਕ ਮਃ ੪ ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥ {ਪੰਨਾ 1314}

ਪਦ ਅਰਥ:- ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ । ਰਸੁ—ਸੁਆਦ । ਉਰ—ਹਿਰਦਾ । ਧਾਰਿ—ਟਿਕਾਈ ਰੱਖ । ਵੀਚਾਰਿ—ਵੀਚਾਰ ਦੀ ਰਾਹੀਂ । ਮਨਿ—ਮਨ ਵਿਚ । ਬਿਖੁ ਹਉਮੈ—(ਆਤਮਕ ਜੀਵਨ ਨੂੰ ਮੁਕਾਣ ਵਾਲੀ) ਹਉਮੈ-ਜ਼ਹਰ । ਮਾਰਿ—ਮਾਰ ਕੇ । ਜੂਐ—ਜੂਏ (ਦੀ ਖੇਡ) ਵਿਚ । ਹਾਰਿ—ਹਾਰਿਆ, ਹਾਰ ਦਿੱਤਾ, ਅਜ਼ਾਈਂ ਗਵਾ ਲਿਆ । ਗੁਰਿ ਤੁਠੈ—ਤੁੱਠੇ ਹੋਏ ਗੁਰੂ ਨੇ । ਤੇ—ਉਹ ਬੰਦੇ । ਮੁਖ ਉਜਲੇ—ਉਜਲ ਮੂੰਹ ਵਾਲੇ, ਸੁਰਖਰੂ । ਤਿਤੁ ਦਰਬਾਰਿ—ਉਸ ਦਰਬਾਰ ਵਿਚ । ਸਚੈ ਦਰਬਾਰਿ—ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ।

ਅਰਥ:- (ਹੇ ਭਾਈ!) ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ; ਇਸ ਨਾਮ-ਜਲ ਨੂੰ ਇਸ ਦੇ ਸੁਆਦ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖ । (ਪਰ) ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ (ਇਹ ਗੱਲ)

ਸਮਝ ਲਵੋ (ਕਿ) ਪਰਮਾਤਮਾ ਸਾਧ ਸੰਗਤਿ ਵਿਚ ਵੱਸਦਾ ਹੈ । (ਜਿਸ ਮਨੁੱਖ ਨੇ ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, (ਉਸ ਨੇ ਆਪਣੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੀ) ਹਉਮੈ-ਜ਼ਹਰ ਮਾਰ ਕੇ ਕੱਢ ਦਿੱਤੀ । (ਹੇ ਭਾਈ!) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਯਾਦ ਨਹੀਂ ਕੀਤਾ, ਉਹਨਾਂ (ਆਪਣਾ) ਸਾਰਾ (ਮਨੁੱਖਾ) ਜੀਵਨ (ਮਾਨੋ) ਜੂਏ (ਦੀ ਖੇਡ) ਵਿਚ ਹਾਰ ਦਿੱਤਾ ।

ਹੇ ਦਾਸ ਨਾਨਕ! ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਉਹ ਮਨੁੱਖ ਸੁਰਖਰੂ ਹੁੰਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਜਿਨ੍ਹਾਂ ਨੂੰ ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ ਦਾ ਸਿਮਰਨ ਸਿਖਾਇਆ ।੧।

ਮਃ ੪ ॥ ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ
ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ
ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ
ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ
ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥ {ਪੰਨਾ 1314}

ਪਦ ਅਰਥ:- ਕੀਰਤਿ—ਸਿਫਤਿ—ਸਾਲਾਹ । ਕਰਣੀ—(ਕਰਣੀਯ) ਕਰਨ—ਜੋਗ ਕੰਮ । ਸਾਰੁ—ਸ੍ਰੇਸ਼ਟ ।
ਵਿਚਿ ਕਲਿਜੁਗ—ਕਲਿਜੁਗ ਵਿਚ, ਕਲਿਜੁਗੀ ਸੰਸਾਰ ਵਿਚ, ਵਿਕਾਰਾਂ—ਵੇੜ੍ਹੇ ਜਗਤ ਵਿਚ । ਪਾਈਐ—ਮਿਲਦੀ
ਹੈ । ਉਰਿ—ਹਿਰਦੇ ਵਿਚ । ਭੰਡਾਰੁ—ਖਜ਼ਾਨਾ । ਜਿ—ਜਿਹੜੇ । ਕਰਮ—(ਮਿਥੇ ਹੋਏ ਧਾਰਮਿਕ) ਕੰਮ ।
ਹੋਇ—ਹੁੰਦਾ ਹੈ । ਜਲਿ—ਪਾਣੀ ਵਿਚ । ਮਲਿ—ਮਲ ਮਲ ਕੇ । ਸਿਰਿ—ਸਿਰ ਉਤੇ । ਛਾਰੁ—ਸੁਆਹ ।
ਕਰਿ—ਕਰ ਕੇ । ਮਨਿ—ਮਨ ਵਿਚ । ਮੰਨਿਆ—ਡੂੰਘੀ ਸਾਂਝ ਪਾ ਲਈ । ਜੈਕਾਰੁ—ਸਦਾ ਸੋਭਾ ।

ਅਰਥ:- ਹੇ ਭਾਈ! ਇਸ ਵਿਕਾਰਾਂ—ਵੇੜ੍ਹੇ ਜਗਤ ਵਿਚ ਪਰਮਾਤਮਾ ਦਾ ਨਾਮ ਜਪਣਾ ਪਰਮਾਤਮਾ ਦੀ ਸਿਫਤਿ—
ਸਾਲਾਹ ਕਰਨੀ ਹੀ ਸਭ ਤੋਂ ਸ੍ਰੇਸ਼ਟ ਕਰਨ—ਜੋਗ ਕੰਮ ਹੈ । ਪਰ ਗੁਰੂ ਦੀ ਮਤਿ ਉਤੇ ਤੁਰਿਆਂ ਹੀ ਇਹ
ਸਿਫਤਿ—ਸਾਲਾਹ ਮਿਲਦੀ ਹੈ ਇਹ ਹਰਿ-ਨਾਮ ਹਿਰਦੇ ਵਿਚ (ਪ੍ਰੋ ਰੱਖਣ ਲਈ) ਹਾਰ ਮਿਲਦਾ ਹੈ । ਹੇ ਭਾਈ!
ਵੱਡੇ ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਗੁਰੂ ਨੇ) ਉਹਨਾਂ ਨੂੰ
ਹਰਿ-ਨਾਮ ਖਜ਼ਾਨਾ ਸੌਂਪ ਦਿੱਤਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਛੱਡ ਕੇ ਜਿਹੜੇ ਹੋਰ ਹੋਰ (ਮਿਥੇ ਹੋਏ
ਧਾਰਮਿਕ) ਕਰਮ ਕਰੀਦੇ ਹਨ (ਉਹਨਾਂ ਦੇ ਕਾਰਨ ਪੈਦਾ ਹੋਈ) ਹਉਮੈ ਵਿਚ (ਫਸ ਕੇ ਮਨੁੱਖ) ਸਦਾ ਖੁਆਰ
ਹੁੰਦਾ ਹੈ । (ਵੇਖੋ) ਹਾਥੀ ਨੂੰ ਪਾਣੀ ਵਿਚ ਮਲ ਮਲ ਕੇ ਨਵਾਈਦਾ ਹੈ, ਫਿਰ ਭੀ ਉਹ (ਆਪਣੇ) ਸਿਰ ਉਤੇ
ਸੁਆਹ (ਹੀ) ਪਾ ਲੈਂਦਾ ਹੈ ।

ਹੇ ਪ੍ਰਭੂ! ਮਿਹਰ ਕਰ ਕੇ (ਜੀਵਾਂ ਨੂੰ) ਗੁਰੂ ਮਿਲਾ । (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸ
ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ । ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ
ਸਰਨ ਪੈ ਕੇ ਪ੍ਰਭੂ ਦਾ ਨਾਮ ਸੁਣ ਕੇ (ਉਸ ਨਾਲ) ਡੂੰਘੀ ਸਾਂਝ ਪਾਈ ਹੈ ਉਹਨਾਂ ਨੂੰ ਹਰ ਵੇਲੇ (ਲੋਕ ਪਰਲੋਕ
ਵਿਚ) ਸੋਭਾ ਮਿਲਦੀ ਹੈ ।੨।

ਪਉੜੀ ॥ ਰਾਮ ਨਾਮੁ ਵਖਰੁ ਹੈ ਉਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ
ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ

ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ
ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥ {ਪੰਨਾ 1314}

ਪਦ ਅਰਥ:- ਵਖਰੁ—ਸੌਦਾ, ਖਰੀਦਣ ਦੀ ਸ਼ੈ । ਨਾਇਕੁ—ਸਰਦਾਰ । ਵਰਤੈ—ਮੌਜੂਦ ਹੈ । ਕਰਤੇ—ਹੇ
ਕਰਤਾਰ! ਸਚੁ—ਹੋਂਦ ਵਾਲਾ । ਪਾਸਾਰਾ—ਜਗਤ-ਖਿਲਾਰਾ । ਸਭਿ—ਸਾਰੇ ਜੀਵ । ਸਫਲ—ਕਾਮਯਾਬ ।
ਚਵਹੁ—ਬੋਲਹੁ । ਮੁਖਹੁ—ਮੂੰਹ ਤੋਂ । ਜਗਜੀਵਨੋ—ਜਗਤ ਦਾ ਜੀਵਨ । ਜਿਤੁ—ਜਿਸ ਦੀ ਰਾਹੀਂ ।
ਭਵਜਲ—ਸੰਸਾਰ-ਸਮੁੰਦਰ ।

ਅਰਥ:- ਹੇ ਭਾਈ! (ਜਗਤ ਦਾ ਇਹ) ਖੇਲ ਪਰਮਾਤਮਾ ਨੇ ਆਪ ਬਣਾਇਆ ਹੈ, (ਤੇ ਇਸ ਵਿਚ)
ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ । (ਇਹ ਜਗਤ-ਖੇਲ ਵਿਚ) ਪਰਮਾਤਮਾ ਦਾ ਨਾਮ (ਖਰੀਦਣ ਲਈ
ਸਭ ਤੋਂ) ਵਧੀਆ ਸੌਦਾ ਹੈ, ਸਾਰਾ ਜਗਤ (ਹਰੇਕ ਜੀਵ ਇਸ ਸੌਦੇ ਦਾ) ਵਣਜ ਕਰਨ ਵਾਲਾ ਹੈ । ਪਰਮਾਤਮਾ
ਆਪ ਅਸਾਂ ਵਣਜਾਰਿਆਂ ਦਾ ਸਰਦਾਰ ਹੈ ।

ਹੇ ਕਰਤਾਰ! ਇਹ ਸਾਰਾ ਤੇਰਾ (ਬਣਾਇਆ ਹੋਇਆ ਜਗਤ-) ਖਿਲਾਰਾ ਸਚਮੁਚ ਹੋਂਦ ਵਾਲਾ ਹੈ, ਇਸ ਵਿਚ
ਹਰ ਥਾਂ ਤੇਰਾ ਹੀ ਨੂਰ ਹੈ, ਤੇ ਉਸ ਨੂਰ ਵਿਚ ਤੂੰ ਆਪ ਹੀ ਹੈਂ । ਹੇ ਨਿਰੰਕਾਰ! ਸਾਰੇ ਜੀਵ ਤੇਰਾ ਹੀ ਧਿਆਨ
ਧਰਦੇ ਹਨ । ਜਿਹੜੇ ਗੁਰੂ ਦੀ ਸਿੱਖਿਆ ਉਤੇ ਤੁਰ ਕੇ (ਤੇਰੀ ਸਿਫਤਿ-ਸਾਲਾਹ ਦੇ ਗੀਤ) ਗਾਂਦੇ ਹਨ ਉਹ
ਮਨੁੱਖਾ ਜੀਵਨ ਦਾ ਮਨੋਰਥ ਹਾਸਲ ਕਰ ਲੈਂਦੇ ਹਨ ।

ਹੇ ਭਾਈ! ਉਹ ਪਰਮਾਤਮਾ ਹੀ ਜਗਤ ਦਾ ਖਸਮ ਹੈ ਜਗਤ ਦਾ ਨਾਥ ਹੈ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ
ਸਾਰੇ (ਆਪਣੇ) ਮੂੰਹੋਂ (ਉਸ ਦਾ ਨਾਮ) ਬੋਲੋ । ਉਸ (ਦਾ ਨਾਮ ਉਚਾਰਨ) ਨਾਲ ਸੰਸਾਰ-ਸਮੁੰਦਰ ਤੋਂ ਪਾਰ
ਲੰਘ ਜਾਈਦਾ ਹੈ ।੪।

ਸਲੋਕ ਮ: ੪ ॥ ਹਮਰੀ ਜਿਹਬਾ ਏਕ ਪ੍ਰਭੁ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ
ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੁ ਮਤਿ ਉਤਮਾ ਗੁਰ ਸਤਿਗੁਰ ਕੈ ਪਗਿ ਪਾਹ
॥ ਸਤਸੰਗਤਿ ਹਰਿ ਮੇਲਿ ਪ੍ਰਭੁ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ
ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥ {ਪੰਨਾ 1314}

ਪਦ ਅਰਥ:- ਪ੍ਰਭੁ—ਹੇ ਪ੍ਰਭੂ! ਹਰਿ ਕੇ ਗੁਣ—ਹੇ ਹਰੀ! ਤੇਰੇ ਗੁਣ । ਅਥਾਹ—(ਐਸਾ ਸਮੁੰਦਰ) ਜਿਸ ਦੀ
ਹਾਥ ਨ ਪੈ ਸਕੇ । ਅਗਮ—(ਇਤਨੇ ਬੇਅੰਤ ਕਿ ਉਹਨਾਂ ਦੇ ਅੰਤ ਤਕ) ਪਹੁੰਚਿਆ ਨਾ ਜਾ ਸਕੇ । ਕਿਉ
ਕਰਿ—ਕਿਵੇਂ? ਜਪਹ—ਅਸੀ ਜਪੀਏ । ਇਆਣਿਆ—ਅੰਵਾਣੇ । ਅਗਾਹ—ਅਗਾਧ, (ਉਹ ਸਮੁੰਦਰ) ਜਿਸ
ਦੀ ਡੂੰਘਾਈ ਨਾਹ ਲੱਭ ਸਕੇ । ਕੈ ਪਗਿ—ਦੇ ਕਦਮ ਤੇ । ਪਾਹ—ਅਸੀ ਪੈ ਜਾਈਏ । ਹਮ ਤਰਾਹ—ਅਸੀ
ਤਰ ਸਕੀਏ । ਕਉ—ਨੂੰ । ਤੁਠੈ—ਜੇ ਤੂੰ ਪ੍ਰਸੰਨ ਹੋਵੇਂ । ਮੇਲਿ ਮਿਲਾਹ—(ਤੇਰੇ) ਮਿਲਾਪ ਵਿਚ ਅਸੀ ਮਿਲ
ਸਕਦੇ ਹਾਂ । ਕਿਰਮ—ਕੀੜੇ ।

ਅਰਥ:- ਹੇ ਪ੍ਰਭੂ! ਹੇ ਹਰੀ! ਅਸਾਂ ਜੀਵਾਂ ਦੀ (ਸਿਰਫ) ਇੱਕ ਜੀਭ ਹੈ, ਪਰ ਤੇਰੇ ਗੁਣ ਬੇਅੰਤ ਹਨ (ਇਕ
ਐਸਾ ਸਮੁੰਦਰ ਹਨ) ਜਿਸ ਦੀ ਹਾਥ ਨਹੀਂ ਪੈ ਸਕਦੀ । ਹੇ ਪ੍ਰਭੂ! ਤੂੰ ਬਹੁਤ ਅਪਹੁੰਚ ਹੈਂ ਤੇ ਡੂੰਘਾ ਹੈਂ ਅਸੀ
ਅੰਵਾਣ ਜੀਵ ਤੈਨੂੰ ਕਿਵੇਂ ਜਪ ਸਕਦੇ ਹਾਂ? ਹੇ ਹਰੀ! ਸਾਨੂੰ ਕੋਈ ਸ੍ਰੇਸ਼ਟ ਅਕਲ ਬਖਸ਼ ਜਿਸ ਦਾ ਸਦਕਾ ਅਸੀ
ਗੁਰੂ ਦੇ ਚਰਨਾਂ ਉਤੇ ਢਹਿ ਪਈਏ । ਹੇ ਪ੍ਰਭੂ! ਹੇ ਹਰੀ! ਸਾਨੂੰ ਸਾਧ ਸੰਗਤਿ ਮਿਲਾ ਕਿ (ਸਤ ਸੰਗੀਆਂ ਦੀ)

ਸੰਗਤਿ ਵਿਚ ਅਸੀ ਪਾਪੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਏ । ਹੇ ਹਰੀ! (ਆਪਣੇ) ਦਾਸ ਨਾਨਕ ਉਤੇ ਮਿਹਰ ਕਰ, ਜੇ ਤੂੰ ਮਿਹਰ ਕਰੇਂ ਤਾਂ ਹੀ ਅਸੀ ਤੇਰੇ ਚਰਨਾਂ ਵਿਚ ਮਿਲ ਸਕਦੇ ਹਾਂ । ਹੇ ਹਰੀ! ਕਿਰਪਾ ਕਰ, (ਅਸਾਡੀ) ਬੇਨਤੀ ਸੁਣ, ਅਸੀ ਪਾਪੀ ਅਸੀ ਕੀੜੇ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਏ । ੧।

ਮਃ ੪ ॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰੁ ਸੇਵਾ ਹਰਿ ਹਮ ਭਾਈਆ
ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ ਨਾਮੁ
ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ
॥੨॥ {ਪੰਨਾ 1314-1315}

ਪਦ ਅਰਥ:- ਜਗਜੀਵਨਾ—ਹੇ ਜਗਤ ਦੇ ਜੀਵਨ! ਹੇ ਜਗਤ ਦੀ ਜ਼ਿੰਦਗੀ ਦੇ ਆਸਰੇ! ਦਇਆਲੁ—ਦਇਆ ਦਾ ਘਰ । ਹਰਿ—ਹੇ ਹਰੀ! ਭਾਈਆ—ਚੰਗੀ ਲੱਗੀ । ਕਿਰਪਾਲੁ—ਦਇਆਵਾਨ । ਮਨਸਾ—ਮਨ ਦਾ ਫੁਰਨਾ । ਮਨਿ—ਮਨ ਵਿਚ (ਟਿਕਿਆ ਹੋਇਆ) । ਆਲ—(ਆਲਯ) ਘਰ । ਆਲ ਜੰਜਾਲ—ਘਰ ਦਾ ਬੰਧਨ, ਘਰ ਦਾ ਮੋਹ । ਗੁਰਿ—ਗੁਰੂ ਨੇ । ਗੁਰਿ ਤੁਠੈ—ਪ੍ਰਸੰਨ ਹੋਏ ਗੁਰੂ ਨੇ । ਦ੍ਰਿੜਾਇਆ—(ਹਿਰਦੇ ਵਿਚ) ਪੱਕਾ ਕਰ ਦਿੱਤਾ । ਹਮ—ਅਸਾਨੂੰ । ਸਬਦਿ—ਸ਼ਬਦ ਦੀ ਰਾਹੀਂ । ਨਾਨਕਿ—ਨਾਨਕ ਨੇ । ਅਤੁਟੁ—ਕਦੇ ਨਾਹ ਮੁੱਕਣ ਵਾਲਾ । ਪਾਇਆ—ਲੱਭ ਲਿਆ ।

ਅਰਥ:- ਹੇ ਜਗਤ ਦੇ ਜ਼ਿੰਦਗੀ ਦੇ ਆਸਰੇ ਹਰੀ! ਮਿਹਰ ਕਰ (ਸਾਨੂੰ) ਦਇਆ ਦਾ ਸੋਮਾ ਗੁਰੂ ਮਿਲਾ । ਹੇ ਭਾਈ! ਜਦੋਂ ਹਰੀ ਆਪ (ਸਾਡੇ ਉਤੇ) ਦਇਆਵਾਨ ਹੋਇਆ, ਤਦੋਂ ਗੁਰੂ ਦੀ (ਦੱਸੀ ਹੋਈ) ਸੇਵਾ ਸਾਨੂੰ ਚੰਗੀ ਲੱਗਣ ਲੱਗ ਪਈ, ਸਾਰੀ ਆਸਾ ਤੇ ਤ੍ਰਿਸ਼ਨਾ ਵਿੱਸਰ ਗਈ, ਮਨ ਵਿਚ (ਟਿਕਿਆ ਹੋਇਆ) ਘਰ ਦਾ ਮੋਹ (ਭੀ) ਮੁਕ ਗਿਆ । ਹੇ ਭਾਈ! ਪ੍ਰਸੰਨ ਹੋਏ ਗੁਰੂ ਨੇ ਪਰਮਾਤਮਾ ਦਾ ਨਾਮ (ਸਾਡੇ ਮਨ ਵਿਚ) ਪੱਕਾ ਕਰ ਦਿੱਤਾ, ਆਪਣੇ ਸ਼ਬਦ ਦੀ ਰਾਹੀਂ ਸਾਨੂੰ (ਉਸ ਨੇ) ਨਿਹਾਲ ਕਰ ਦਿੱਤਾ । (ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪਰਮਾਤਮਾ ਦਾ ਨਾਮ—ਧਨ ਹਾਸਲ ਕਰ ਲਿਆ ਹੈ ਜੋ ਕਦੇ ਮੁੱਕਣ ਵਾਲਾ ਨਹੀਂ । ੨।

ਪਉੜੀ ॥ ਹਰਿ ਤੁਮ ਵਡ ਵਡੇ ਵਡੇ ਵਡ ਉਚੇ ਸਭ ਉਪਰਿ ਵਡੇ ਵਡੋਨਾ ॥ ਜੋ ਧਿਆਵਹਿ ਹਰਿ ਅਪਰੰਪਰੁ
ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ
॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ
ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥ {ਪੰਨਾ 1315}

ਪਦ ਅਰਥ:- ਅਪਰੰਪਰੁ—ਪਰੇ ਤੋਂ ਪਰੇ, ਬੇਅੰਤ । ਤੇ—ਉਹ ਬੰਦੇ । ਹਰੇ ਸੋਨਾ—ਹਰੀ ਦਾ ਰੂਪ ਹੋ ਜਾਂਦੇ ਹਨ । ਸੁਆਮੀ—ਹੇ ਸੁਆਮੀ! ਕਟੋਨਾ—ਕੋਟਾਂ, ਕ੍ਰੋੜਾਂ । ਤੁਮ ਜੈਸੇ—ਤੇਰੇ ਜਿਹੇ, ਤੇਰੇ ਵਰਗੇ । ਹਰਿ—ਹੇ ਹਰੀ! ਪੁਰਖ—ਹੇ ਸਰਬ-ਵਿਆਪਕ! ਜਾਨੇ—ਜਾਣੈ ਜਾਂਦੇ ਹਨ । ਮੁਖਿ—ਮੁਖੀ, ਸ੍ਰੇਸ਼ਟ । ਸਭਿ—ਸਾਰੇ । ਸਤੇ—ਸਤਿ, ਸਦਾ ਕਾਇਮ ਰਹਿਣ ਵਾਲਾ; ਹੋਂਦ ਵਾਲਾ (ਅਸ੍ਰ to exist) । ਦਾਸ ਦਸੋਨਾ—ਦਾਸਾਂ ਦਾ ਦਾਸ ।

ਅਰਥ:- ਹੇ ਹਰੀ! ਤੂੰ ਵੱਡਿਆਂ ਤੋਂ ਵੱਡਾ ਹੈਂ ਬੜਾ ਉੱਚਾ ਹੈਂ ਸਭ ਤੋਂ ਉਪਰ ਵੱਡਾ ਹੈਂ । (ਹੇ ਭਾਈ!) ਹਰੀ ਪਰਮਾਤਮਾ ਬੇਅੰਤ ਹੈ, ਜਿਹੜੇ ਮਨੁੱਖ ਉਸ ਦਾ ਧਿਆਨ ਧਰਦੇ ਹਨ, ਉਹ ਬੰਦੇ ਉਸ ਹਰੀ ਨੂੰ ਸਦਾ ਸਿਮਰ ਕੇ ਉਸ ਦਾ ਰੂਪ ਹੀ ਹੋ ਜਾਂਦੇ ਹਨ ।

ਹੇ ਸੁਆਮੀ! ਜਿਹੜੇ ਮਨੁੱਖ ਤੇਰੀ ਸਿਫਤਿ-ਸਾਲਾਹ ਦਾ ਗੀਤ ਗਾਂਦੇ ਹਨ ਸੁਣਦੇ ਹਨ, ਉਹ (ਆਪਣੇ) ਕ੍ਰੋੜਾਂ ਪਾਪ ਨਾਸ ਕਰ ਲੈਂਦੇ ਹਨ । ਹੇ ਸਰਬ-ਵਿਆਪਕ ਹਰੀ! ਉਹ ਮਨੁੱਖ ਵੱਡੇ ਭਾਗਾਂ ਵਾਲੇ ਗਿਣੇ ਜਾਂਦੇ ਹਨ (ਸਭ ਮਨੁੱਖਾਂ ਵਿਚ) ਮੁਖੀ ਮੰਨੇ ਜਾਂਦੇ ਹਨ, ਸਤਿਗੁਰੂ ਦੀ ਮਤਿ ਉਤੇ ਕੇ ਉਹ ਮਨੁੱਖ ਤੇਰੇ ਵਰਗੇ ਹੀ ਜਾਣੇ ਜਾਂਦੇ ਹਨ ।

ਹੇ ਭਾਈ! ਜੋ ਪਰਮਾਤਮਾ ਆਦਿ ਤੋਂ ਜੁਗਾਂ ਦੇ ਆਦਿ ਤੋਂ ਹੋਂਦ ਵਾਲਾ ਹੈ; ਜੋ (ਹੁਣ ਭੀ) ਪਰਤੱਖ ਕਾਇਮ ਹੈ ਤੇ ਸਦਾ ਹੀ ਕਾਇਮ ਰਹਿਣ ਵਾਲਾ ਹੈ, ਤੁਸੀ ਸਾਰੇ ਉਸ ਦਾ ਸਿਮਰਨ ਕਰਦੇ ਰਹੋ । ਦਾਸ ਨਾਨਕ ਉਸ (ਹਰੀ ਦੇ) ਦਾਸਾਂ ਦਾ ਦਾਸ ਹੈ ।੫।

ਸਲੋਕ ਮਃ ੪ ॥ ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ
ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥
ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ
ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ
ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ {ਪੰਨਾ 1315}

ਪਦ ਅਰਥ:- ਜਗ ਜੀਵਨਾ—ਜਗਤ ਦੀ ਜ਼ਿੰਦਗੀ ਦਾ ਆਸਰਾ । ਮੰਤ—ਉਪਦੇਸ਼ । ਅਗਮੁ—ਅਪਹੁੰਚ ।
ਅਗੋਚਰੁ—(ਅ-ਗੋ-ਚਰੁ) ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ । ਆਇ—ਆ ਕੇ । ਅਚਿੰਤ—ਅਚਨਚੇਤ,
ਆਪਣੇ ਆਪ । ਆਪੇ—ਆਪ ਹੀ । ਘਟਿ ਘਟਿ—ਹਰੇਕ ਸਰੀਰ ਵਿਚ । ਕਵਲਾਕੰਤ—ਲੱਛਮੀ ਦਾ ਪਤੀ ।
ਭਿਖਿਆ—ਖੈਰ, ਦਾਨ । ਸਿਸਟਿ—ਸ੍ਰਿਸ਼ਟੀ । ਮਾਂਗਹਿ—ਮੰਗਦੇ ਹਨ । ਗਾਵਹ—ਅਸੀ ਗਾਂਦੇ ਹਾਂ । ਛੰਤ—
ਗੀਤ ।

ਅਰਥ:- ਹੇ ਭਾਈ! (ਜਿਹੜਾ) ਹਰੀ (ਸਾਰੇ) ਜਗਤ ਦੀ ਜ਼ਿੰਦਗੀ ਦਾ ਆਸਰਾ (ਹੈ ਉਹ) ਸਾਡੇ ਹਿਰਦੇ ਵਿਚ
ਭੀ ਵੱਸਦਾ ਹੈ; ਅਸਾਂ ਗੁਰੂ ਦੇ ਉਪਦੇਸ਼ ਤੇ ਤੁਰ ਕੇ ਉਸ ਨੂੰ ਜਪਿਆ ਹੈ । ਉਹ ਹੈ ਤਾਂ ਅਪਹੁੰਚ ਤੇ ਗਿਆਨ-
ਇੰਦ੍ਰਿਆਂ ਦੀ ਪਹੁੰਚ ਤੋਂ ਪਰੇ (ਪਰ ਗੁਰੂ ਦੀ ਸਿੱਖਿਆ ਅਨੁਸਾਰ ਸਿਮਰਨ ਦੀ ਬਰਕਤਿ ਨਾਲ) ਉਹ ਹਰੀ ਸਾਨੂੰ
ਆਪਣੇ ਆਪ ਆ ਮਿਲਿਆ ਹੈ । ਹੇ ਭਾਈ! ਉਹ ਹਰੀ ਆਪ ਹੀ ਹਰੇਕ ਸਰੀਰ ਵਿਚ ਵੱਸਦਾ ਹੈ, (ਹਰ ਥਾਂ)
ਉਹ ਆਪ ਹੀ ਆਪ ਹੈ ਤੇ ਉਸ ਦੀ ਹਸਤੀ ਦਾ ਅੰਤ ਨਹੀਂ ਪਾਇਆ ਜਾ ਸਕਦਾ । ਉਹ ਹਰੀ ਆਪ ਹੀ (ਸਭ
ਜੀਵਾਂ ਵਿਚ ਵਿਆਪਕ ਹੋ ਕੇ) ਸਾਰੇ ਰਸ ਭੋਗ ਰਿਹਾ ਹੈ, ਉਹ ਆਪ ਹੀ ਮਾਇਆ ਦਾ ਮਾਲਕ ਹੈ । ਹੇ ਭਾਈ!
ਇਹ ਸਾਰੀ ਦੁਨੀਆ ਉਸ ਨੇ ਆਪ ਹੀ ਪੈਦਾ ਕੀਤੀ ਹੈ, ਇਸ ਸਾਰੇ ਜੀਅ ਜੰਤ ਉਸ ਨੇ ਆਪ ਹੀ ਪੈਦਾ ਕੀਤੇ
ਹਨ, ਤੇ, (ਸਭ ਜੀਵਾਂ ਨੂੰ ਰਿਜ਼ਕ ਦਾ) ਖੈਰ ਭੀ ਉਹ ਆਪ ਹੀ ਪਾਂਦਾ ਹੈ ।

ਹੇ ਦਇਆ ਦੇ ਸੋਮੇ ਹਰੀ ਪ੍ਰਭੂ! (ਸਾਨੂੰ ਭੀ ਉਹ ਨਾਮ-) ਦਾਨ ਦੇਹ ਜਿਹੜਾ (ਤੇਰੇ) ਸੰਤ ਜਨ (ਸਦਾ ਤੈਥੋਂ)
ਮੰਗਦੇ (ਰਹਿੰਦੇ) ਹਨ । ਹੇ ਦਾਸ ਨਾਨਕ ਦੇ (ਮਾਲਕ) ਪ੍ਰਭੂ! (ਸਾਨੂੰ) ਆ ਮਿਲ, (ਮਿਹਰ ਕਰ) ਅਸੀ ਤੇਰੀ
ਸਿਫਤਿ-ਸਾਲਾਹ ਦੇ ਗੀਤ ਗਾਂਦੇ ਰਹੀਏ ।੧।

ਮਃ ੪ ॥ ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ
ਨਾਨਕ ਸੁਣਿ ਹਰਿ ਧੀਰ ॥੨॥ {ਪੰਨਾ 1315}

ਪਦ ਅਰਥ:- ਮੈ ਮਨਿ ਤਨਿ ਸਰੀਰਿ—ਮੇਰੇ ਮਨ ਵਿਚ ਤਨ ਵਿਚ ਸਰੀਰ ਵਿਚ । ਸਭਿ ਆਸਾ—ਸਾਰੀਆਂ

ਆਸਾਂ । ਗੁਰਮੁਖਿ—ਗੁਰੂ ਦੇ ਦੱਸੇ ਰਾਹ ਤੇ ਤੁਰ ਕੇ । ਸੁਣਿ—ਸੁਣ ਕੇ । ਧੀਰ—ਧੀਰਜ, ਸ਼ਾਂਤੀ ।

ਅਰਥ:- ਹੇ ਭਾਈ! ਹਰੀ ਪ੍ਰਭੂ (ਹੀ ਅਸਲ) ਮਿੱਤਰ ਹੈ, ਹਰੀ ਦਾ ਨਾਮ ਹੀ (ਨਾਲ ਨਿਭਣ ਵਾਲਾ) ਮਿੱਤਰ ਹੈ; ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਹਿਰਦੇ ਵਿਚ (ਹਰੀ ਦਾ) ਨਾਮ ਵੱਸ ਰਿਹਾ ਹੈ । ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਸਿਮਰਿਆਂ) ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ, ਹਰੀ ਦਾ ਨਾਮ ਸੁਣ ਕੇ (ਮਨ ਵਿਚ) ਸ਼ਾਂਤੀ ਪੈਦਾ ਹੁੰਦੀ ਹੈ ।੨।

ਪਉੜੀ ॥ ਹਰਿ ਉਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ
ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ
ਜਉਲਾ ॥ ਸੋ ਬੁਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ
ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥ {ਪੰਨਾ 1315}

ਪਦ ਅਰਥ:- ਹਰਿਆ—ਹਰਾ ਕਰਨ ਵਾਲਾ, ਜੀਵਨ-ਰਸ ਦੇਣ ਵਾਲਾ, ਆਤਮਕ ਜੀਵਨ ਦੇਣ ਵਾਲਾ ।
ਪੁਰਖੁ—ਸਰਬ-ਵਿਆਪਕ । ਨਿਰੰਜਨੁ—ਨਿਰਲੇਪ । ਮਉਲਾ—ਮਿਲਿਆ ਹੋਇਆ । ਕਉਲਾ—ਲੱਛਮੀ ।
ਸਾਰਿ ਸਮਾਲੇ—ਚੰਗੀ ਤਰ੍ਹਾਂ ਸੰਭਾਲ ਕਰਦਾ ਹੈ । ਨਿਕਟਿ—ਨੇੜੇ । ਜਉਲਾ—ਵੱਖਰਾ । ਸਉਲਾ—ਸਵੱਲਾ,
ਪ੍ਰਸੰਨ । ਸਭਿ—ਸਾਰੇ । ਸਮਉਲਾ—ਸਮਾ ਜਾਈਦਾ ਹੈ, ਲੀਨ ਹੋ ਜਾਈਦਾ ਹੈ । ਗੁਣੀ—ਗੁਣਾਂ ਦੇ ਮਾਲਕ ਪ੍ਰਭੂ
ਵਿਚ ।

ਅਰਥ:- ਹੇ ਭਾਈ! ਪਰਮਾਤਮਾ ਸਭ ਵਿਚ ਵਿਆਪਕ ਹੈ ਸਭ ਵਿਚ ਮਿਲਿਆ ਹੋਇਆ ਹੈ ਤੇ ਨਿਰਲੇਪ (ਭੀ)
ਹੈ, ਉਸ ਦਾ ਨਾਮ ਸ੍ਰੇਸ਼ਟ ਹੈ (ਉੱਚਾ ਜੀਵਨ ਬਣਾਣ ਵਾਲਾ ਹੈ) ਤੇ ਆਤਮਕ ਜੀਵਨ ਦੇਣ ਵਾਲਾ ਹੈ । ਜਿਹੜੇ
ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ (ਦਾ ਨਾਮ) ਜਪਦੇ ਹਨ, ਲੱਛਮੀ (ਭੀ) ਹਰ ਵੇਲੇ ਉਹਨਾਂ ਦੇ ਚਰਨਾਂ ਦੀ
ਸੇਵਾ ਕਰਦੀ ਹੈ (ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।

ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਚੰਗੀ ਤਰ੍ਹਾਂ ਸੰਭਾਲ ਕਰਦਾ ਹੈ, ਉਹ (ਸਭ ਜੀਵਾਂ ਦੇ) ਨੇੜੇ ਵੱਸਦਾ ਹੈ,
(ਫਿਰ ਸਭ ਤੋਂ) ਵੱਖਰਾ (ਭੀ) ਹੈ । ਪਰ ਇਹ ਗੱਲ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝ
ਦੇਂਦਾ ਹੈ ਜਿਸ ਉਤੇ ਗੁਰੂ ਮਿਹਰ ਕਰਦਾ ਹੈ ਜਿਸ ਉਤੇ ਸਰਬ-ਵਿਆਪਕ ਪ੍ਰਭੂ ਕਿਰਪਾ ਕਰਦਾ ਹੈ ।

ਹੇ ਭਾਈ! ਤੁਸੀਂ ਸਾਰੇ, ਧਰਤੀ ਦੀ ਸਾਰ ਲੈਣ ਵਾਲੇ ਉਸ ਹਰੀ ਦੇ ਗੁਣ ਸਦਾ ਗਾਂਦੇ ਰਹੋ, ਗੁਣ ਗਾਂਦਿਆਂ
ਗਾਂਦਿਆਂ ਉਸ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਈਦਾ ਹੈ ।੩।

ਸਲੋਕ ਮ: ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ
ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ {ਪੰਨਾ 1315}

ਪਦ ਅਰਥ:- ਚੇਤਿ—ਯਾਦ ਕਰਦਾ ਰਹੁ, ਸਿਮਰ । ਮਨਿ—ਮਨ ਵਿਚ । ਸਹਜਿ—ਆਤਮਕ ਅਡੋਲਤਾ ਵਿਚ
। ਸਮਾਧਿ ਸਮਾਇ—ਸਮਾਧੀ ਵਿਚ ਸਮਾਇਆ ਰਹੁ, ਸਦਾ ਟਿਕਿਆ ਰਹੁ । ਚਾਉ—ਤਾਂਘ, ਉਤਸ਼ਾਹ ।
ਤੁਠਾ—ਪ੍ਰਸੰਨ ਹੋਇਆ । ਮਾਇ—ਹੇ ਮਾਂ!

ਅਰਥ:- (ਹੇ ਭਾਈ! ਜਾਗਦਿਆਂ ਕਿਰਤ-ਕਾਰ ਕਰਦਿਆਂ ਸਿਮਰਨ ਦੀ ਇਹੋ ਜਿਹੀ ਆਦਤ ਬਣਾ ਕਿ) ਸੁੱਤੇ
ਪਿਆਂ ਭੀ (ਆਪਣੇ) ਮਨ ਵਿਚ ਪਰਮਾਤਮਾ ਨੂੰ ਯਾਦ ਕਰ (ਯਾਦ ਕਰਦਾ ਰਹੋ), (ਇਸ ਤਰ੍ਹਾਂ) ਸਦਾ ਆਤਮਕ

ਅਡੋਲਤਾ ਵਿਚ (ਆਤਮਕ ਅਡੋਲਤਾ ਦੀ) ਸਮਾਧੀ ਵਿਚ ਟਿਕਿਆ ਰਹੁ । ਹੇ ਮਾਂ! ਦਾਸ ਨਾਨਕ ਦੇ ਮਨ ਵਿਚ
ਭੀ ਪਰਮਾਤਮਾ ਨੂੰ ਮਿਲਣ ਦੀ ਤਾਂਘ ਹੈ, ਗੁਰੂ (ਹੀ) ਪ੍ਰਸੰਨ ਹੋ ਕੇ ਮੇਲ ਕਰਾਂਦਾ ਹੈ ।੧।

ਮਃ ੪ ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ
ਇਕਸ ਤੇ ਗਤਿ ਪਤਿ ॥੨॥ {ਪੰਨਾ 1315}

ਪਦ ਅਰਥ:- ਇਕਸੁ ਸੇਤੀ—ਇੱਕ ਨਾਲ ਹੀ । ਪਿਰਹੜੀ—ਸੋਹਣਾ ਪਿਆਰ । ਮੇਰੈ ਚਿਤਿ—ਮੇਰੇ ਚਿਤ
ਵਿਚ । ਅਧਾਰੁ—ਆਸਰਾ । ਗਤਿ—ਉੱਚੀ ਆਤਮਕ ਅਵਸਥਾ । ਪਤਿ—ਇੱਜ਼ਤ ।

ਅਰਥ:- ਹੇ ਦਾਸ ਨਾਨਕ! (ਆਖ—ਹੇ ਭਾਈ!) ਸਿਰਫ਼ ਇਕ ਪਰਮਾਤਮਾ ਨਾਲ ਹੀ ਮੇਰਾ ਸੋਹਣਾ ਪਿਆਰ
ਹੈ, ਇਕ ਪਰਮਾਤਮਾ ਹੀ (ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ । ਇਕ ਪ੍ਰਭੂ ਹੀ (ਮੇਰੀ ਜ਼ਿੰਦਗੀ ਦਾ) ਆਸਰਾ
ਹੈ, ਇਕ ਪ੍ਰਭੂ ਤੋਂ ਹੀ ਉੱਚੀ ਆਤਮਕ ਅਵਸਥਾ ਮਿਲਦੀ ਹੈ (ਤੇ ਲੋਕ ਪਰਲੋਕ ਦੀ) ਇੱਜ਼ਤ ਹਾਸਲ ਹੁੰਦੀ ਹੈ
।੨।

ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ
ਦੇਖਿਆ ਗੁਰ ਸਬਦੀ ਗੋਵਿੰਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ
ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭੁ ਲਜਿਆ ॥ ਸਭਿ ਧੰਨੁ ਕਹਹੁ ਗੁਰੁ
ਸਤਿਗੁਰੁ ਗੁਰੁ ਸਤਿਗੁਰੁ ਜਿਤੁ ਮਿਲਿ ਹਰਿ ਪੜਦਾ ਕਜਿਆ ॥੩॥ {ਪੰਨਾ 1315}

ਪਦ ਅਰਥ:- ਪੰਚੇ ਸਬਦ—ਪੰਜਾਂ ਹੀ ਕਿਸਮਾਂ ਦੇ ਸਾਜ਼ ਜੋ ਮਿਲ ਕੇ ਇਕ ਅਸਚਰਜ ਸੁਰੀਲਾ ਰਾਗ ਪੈਦਾ
ਕਰਦੇ ਹਨ । ਗੁਰਮਤਿ—ਗੁਰੂ ਦਾ ਉਪਦੇਸ਼ । ਅਨਹਦ—ਉਹ ਰਾਗ ਜੋ ਬਿਨਾ ਸਾਜ਼ ਵਜਾਏ ਹੁੰਦਾ ਰਹੇ, ਇਕ-
ਰਸ ਰਾਗ । ਆਨਦ ਮੂਲੁ—ਆਨੰਦ ਦਾ ਸੋਮਾ । ਸਭੁ—ਹਰ ਥਾਂ । ਸਬਦੀ—ਸ਼ਬਦ ਦੀ ਰਾਹੀਂ । ਗਜਿਆ—
ਗੱਜਿਆ, ਜ਼ੋਰ ਨਾਲ ਪਰਗਟ ਹੋ ਪਿਆ (ਜਿਵੇਂ ਬੱਦਲ ਗੱਜਣ ਤੇ ਹੋਰ ਅਵਾਜ਼ਾਂ ਸੁਣੀਆਂ ਨਹੀਂ ਜਾਂਦੀਆਂ) ।
ਵੇਸੁ—ਸਰੂਪ, ਹਸਤੀ । ਜੁਗਾਦਿ—ਜੁਗਾਂ ਦੇ ਆਦਿ ਤੋਂ । ਭਜਿਆ—ਸਿਮਰਿਆ । ਹਰਿ—ਹੇ ਹਰੀ! ਜਨ
ਲਜਿਆ—(ਆਪਣੇ) ਦਾਸ ਦੀ ਲਾਜ । ਸਭਿ—ਸਾਰੇ । ਜਿਤੁ—ਜਿਸ ਦੀ ਰਾਹੀਂ । ਮਿਲਿ ਹਰਿ—ਪਰਮਾਤਮਾ
ਨੂੰ ਮਿਲ ਕੇ । ਪੜਦਾ ਕਜਿਆ—ਇੱਜ਼ਤ ਬਚੀ ਰਹਿੰਦੀ ਹੈ ।

ਅਰਥ:- ਹੇ ਭਾਈ! ਜਿਸ ਵੱਡੇ ਭਾਗਾਂ ਵਾਲੇ ਮਨੁੱਖ ਦੀ ਮੱਤ ਵਿਚ ਗੁਰੂ ਦਾ ਉਪਦੇਸ਼ ਵੱਸ ਪੈਂਦਾ ਹੈ ਉਸ ਦੇ
ਅੰਦਰ (ਆਤਮਕ ਆਨੰਦ ਦਾ) ਇਕ-ਰਸ ਵਾਜਾ ਵੱਜ ਪੈਂਦਾ ਹੈ (ਉਸ ਦੇ ਅੰਦਰ, ਮਾਨੋ) ਪੰਜਾਂ ਹੀ ਕਿਸਮਾਂ ਦੇ
ਸਾਜ਼ ਵੱਜ ਪੈਂਦੇ ਹਨ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦੇ ਅੰਦਰ) ਪਰਮਾਤਮਾ ਗੱਜ ਪੈਂਦਾ ਹੈ ਅਤੇ
ਉਹ ਹਰ ਥਾਂ ਆਨੰਦ ਦੇ ਸੋਮੇ ਪਰਮਾਤਮਾ ਨੂੰ (ਵੱਸਦਾ) ਵੇਖਦਾ ਹੈ । (ਹੇ ਭਾਈ! ਜਿਹੜਾ ਮਨੁੱਖ) ਗੁਰੂ ਦੀ
ਮੱਤ ਲੈ ਕੇ ਪਰਮਾਤਮਾ ਦਾ ਭਜਨ ਕਰਦਾ ਹੈ (ਉਸ ਨੂੰ ਇਹ ਨਿਸਚਾ ਆ ਜਾਂਦਾ ਹੈ ਕਿ ਸ੍ਰਿਸ਼ਟੀ ਦੇ) ਆਦਿ ਤੋਂ
ਜੁਗਾਂ ਦੇ ਆਦਿ ਤੋਂ ਪਰਮਾਤਮਾ ਦੀ ਇਕੋ ਹੀ ਅਟੱਲ ਹਸਤੀ ਹੈ ।

ਹੇ ਹਰੀ! ਹੇ ਦਇਆ ਦੇ ਸੋਮੇ ਪ੍ਰਭੂ! ਤੂੰ ਆਪਣੇ ਦਾਸਾਂ ਨੂੰ (ਆਪਣੇ ਨਾਮ ਦਾ) ਦਾਨ ਦੇਂਦਾ ਹੈਂ, (ਤੇ, ਇਸ
ਤਰ੍ਹਾਂ ਵਿਕਾਰਾਂ ਦੇ ਟਾਕਰੇ ਤੇ ਉਹਨਾਂ ਦੀ) ਲਾਜ ਰੱਖਦਾ ਹੈਂ ।

ਹੇ ਭਾਈ! ਤੁਸੀਂ ਸਾਰੇ ਗੁਰੂ ਨੂੰ ਧੰਨ-ਧੰਨ ਆਖੋ, ਗੁਰੂ ਨੂੰ ਧੰਨ-ਧੰਨ ਆਖੋ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ

ਕੇ (ਵਿਕਾਰਾਂ ਦੇ ਟਾਕਰੇ ਤੇ) ਇੱਜ਼ਤ ਬਚ ਜਾਂਦੀ ਹੈ ।੨।

ਸਲੋਕੁ ਮਃ ੪ ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ
ਭਾਗ ਲਹੰਨਿ ॥੧॥ {ਪੰਨਾ 1316}

ਪਦ ਅਰਥ:- ਉਛਲੈ—ਉਛਾਲਾ ਆ ਰਿਹਾ ਹੈ । ਸੁਭਰ ਭਰੇ—ਨਕਾ-ਨਕ ਭਰੇ ਹੋਏ । ਵਹੰਨਿ—ਵਹਿ ਰਹੇ
ਹਨ, ਵਗ ਰਹੇ ਹਨ । ਮੰਨਿਆ—ਸਰਧਾ ਲਿਆਂਦੀ । ਲਹੰਨਿ—ਲੱਭ ਲੈਂਦੇ ਹਨ ।

ਅਰਥ:- ਹੇ ਭਾਈ! ਗੁਰੂ (ਇਕ ਐਸਾ) ਸਰੋਵਰ ਹੈ ਜਿਸ ਵਿਚ ਭਗਤੀ ਉਛਾਲੇ ਮਾਰ ਰਹੀ ਹੈ, (ਗੁਰੂ ਇਕ
ਐਸਾ ਦਰੀਆ ਹੈ ਜਿਸ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ) ਨਾਲ ਨਕਾ-ਨਕ ਭਰੇ ਹੋਏ ਵਹਿਣ ਚੱਲ ਰਹੇ
ਹਨ । ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਗੁਰੂ ਵਿਚ ਸਰਧਾ ਬਣਾਂਦੇ ਹਨ ਉਹ ਵੱਡੇ ਭਾਗਾਂ
ਨਾਲ (ਪਰਮਾਤਮਾ ਦੇ ਗੁਣਾਂ ਦੇ ਮੋਤੀ) ਲੱਭ ਲੈਂਦੇ ਹਨ ।੧।

ਮਃ ੪ ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ
ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ
॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥ {ਪੰਨਾ 1316}

ਪਦ ਅਰਥ:- ਅਸੰਖ—ਅਣਗਿਣਤ । ਕਥਨੁ ਨ ਜਾਹਿ—ਬਿਆਨ ਨਹੀਂ ਕੀਤੇ ਜਾ ਸਕਦੇ । ਅਗਮੁ—
ਅਪਹੁੰਚ । ਅਗਾਧਿ—ਅਥਾਹ (ਸਮੁੰਦਰ) । ਕਿਤੁ ਬਿਧਿ—ਕਿਸ ਤਰੀਕੇ ਨਾਲ? ਮਿਲਹਿ—(ਆਪ) ਮਿਲਦੇ
ਹਨ । ਮਿਲਾਹਿ—(ਹੋਰਨਾਂ ਨੂੰ) ਮਿਲਾਂਦੇ ਹਨ । ਜਸੁ—ਸਿਫਤਿ-ਸਾਲਾਹ ਦਾ ਗੀਤ । ਜਪਤੁ—ਜਪਦਿਆਂ ।
ਜਪੰਤ—(ਹੋਰਨਾਂ ਤੋਂ) ਜਪਾਂਦਿਆਂ । ਨ ਪਾਇ—ਨਹੀਂ ਪੈ ਸਕਦੀ । ਅਗਮ—ਹੇ ਅਪਹੁੰਚ! ਲੜਿ ਲਾਇ—
(ਆਪਣੇ) ਪੱਲੇ ਨਾਲ ਲਾ ਕੇ ।

ਅਰਥ:- ਹੇ ਭਾਈ! ਪਰਮਾਤਮਾ ਦੇ ਨਾਮ ਅਣਗਿਣਤ ਹਨ, ਪਰਮਾਤਮਾ ਦੇ ਗੁਣ (ਭੀ ਬੇਅੰਤ ਹਨ) ਬਿਆਨ
ਨਹੀਂ ਕੀਤੇ ਜਾ ਸਕਦੇ, ਪਰਮਾਤਮਾ ਅਪਹੁੰਚ ਹੈ, (ਮਾਨੋ) ਅਥਾਹ (ਸਮੁੰਦਰ) ਹੈ । ਉਸ ਦੇ ਸੇਵਕ ਭਗਤ ਉਸ
ਨੂੰ ਕਿਵੇਂ ਮਿਲਦੇ ਹਨ? (ਹੋਰਨਾਂ ਨੂੰ) ਕਿਵੇਂ ਮਿਲਾਂਦੇ ਹਨ? ਹੇ ਭਾਈ! (ਪਰਮਾਤਮਾ ਦੇ ਸੇਵਕ) ਪਰਮਾਤਮਾ ਦੀ
ਸਿਫਤਿ-ਸਾਲਾਹ ਦਾ ਗੀਤ ਗਾਂਦਿਆਂ (ਆਪ ਉਸ ਨੂੰ ਮਿਲਦੇ ਹਨ, ਤੇ ਹੋਰਨਾਂ ਤੋਂ) ਜਪਾਂਦਿਆਂ (ਉਹਨਾਂ ਨੂੰ ਭੀ
ਉਸ ਨਾਲ ਮਿਲਾਂਦੇ ਹਨ) । (ਪਰ ਪਰਮਾਤਮਾ ਦੇ ਗੁਣਾਂ ਦੀ) ਕੀਮਤ ਰਤਾ ਭਰ ਭੀ ਨਹੀਂ ਪੈ ਸਕਦੀ । (ਹੇ
ਭਾਈ! ਉਸ ਦੇ ਦਰ ਤੇ ਅਰਦਾਸ ਹੀ ਕਰਨੀ ਚਾਹੀਦੀ ਹੈ ਕਿ) ਹੇ ਅਪਹੁੰਚ ਹਰੀ ਪ੍ਰਭੂ! ਆਪਣੇ ਦਾਸ ਨਾਨਕ
ਨੂੰ ਆਪਣੇ ਲੜ ਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈ ।੨।

ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ
ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ
ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੁ
ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥ {ਪੰਨਾ 1316}

ਪਦ ਅਰਥ:- ਅਗੋਚਰੁ—(ਅ-ਗੋ-ਚਰੁ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾ ਹੋ ਸਕੇ ।
ਕਿਉਕਰਿ—ਕਿਵੇਂ? ਪਿਖਾ—ਪਿਖਾਂ, ਮੈਂ ਵੇਖਾਂ । ਵਖਰੁ—(ਰੂਪ ਰੇਖਾ ਵਾਲੀ ਕੋਈ) ਚੀਜ਼ । ਸੁ—ਉਹ ।

ਵਰਨੀਐ—ਬਿਆਨ ਕੀਤਾ ਜਾ ਸਕਦਾ ਹੈ । ਰਿਖਾ—ਰੇਖਾ । ਬੁਝਾਏ—ਸਮਝਾਏ । ਬੁਝਾਇ—ਸਮਝ । ਦੇਇ—ਦੇ ਕੇ । ਦਿਖਾ—ਵੇਖਦਾ ਹੈ । ਚਟਸਾਲ—ਪਾਠਸ਼ਾਲਾ । ਜਿਤੁ—ਜਿਸ ਵਿਚ । ਸਿਖਾ—ਸਿੱਖੇ ਜਾ ਸਕਦੇ ਹਨ । ਰਸਨਾ—ਜੀਭ । ਕਰ—ਹੱਥ (ਬਹੁ-ਵਚਨ) । ਪਾਧਾ—ਅਧਿਆਪਕ । ਜਿਤੁ—ਜਿਸ ਦੀ ਰਾਹੀਂ । ਮਿਲਿ ਹਰਿ—ਹਰੀ ਨੂੰ ਮਿਲ ਕੇ । ਲਿਖਾ—ਲਿਖਿਆ ਜਾ ਸਕਦਾ ਹੈ ।

ਅਰਥ:- ਹੇ ਭਾਈ! ਮੈਂ ਪਰਮਾਤਮਾ ਦਾ ਦਰਸਨ ਕਿਵੇਂ ਕਰ ਸਕਦਾ ਹਾਂ? ਉਹ ਤਾਂ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਜੇ ਕੋਈ ਖਰੀਦਿਆ ਜਾ ਸਕਣ ਵਾਲਾ ਪਦਾਰਥ ਹੋਵੇ ਤਾਂ (ਉਸ ਦਾ ਰੂਪ ਰੇਖ) ਬਿਆਨ ਕੀਤਾ ਜਾ ਸਕਦਾ ਹੈ, ਪਰ ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੇਖਾ ਹੈ । ਉਹੀ ਮਨੁੱਖ ਉਸ ਦਾ ਦਰਸਨ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਮਤਿ ਦੇ ਕੇ ਸਮਝਾਂਦਾ ਹੈ । (ਤੇ, ਇਹ ਮਤਿ ਮਿਲਦੀ ਹੈ ਸਾਧ ਸੰਗਤਿ ਵਿਚ) ਸਾਧ ਸੰਗਤਿ ਸਤਿਗੁਰੂ ਦੀ ਪਾਠਸ਼ਾਲਾ ਹੈ ਜਿਸ ਵਿਚ ਪਰਮਾਤਮਾ ਦੇ ਗੁਣ ਸਿੱਖੇ ਜਾ ਸਕਦੇ ਹਨ । ਹੇ ਭਾਈ! ਧੰਨ ਹੈ ਉਹ ਜੀਭ (ਜਿਹੜੀ ਪਰਮਾਤਮਾ ਦਾ ਨਾਮ ਜਪਦੀ ਹੈ) ਧੰਨ ਹਨ ਉਹ ਹੱਥ (ਜਿਹੜੇ ਸਾਧ ਸੰਗਤਿ ਵਿਚ ਪੱਖੇ ਆਦਿਕ ਦੀ ਸੇਵਾ ਕਰਦੇ ਹਨ) ਧੰਨ ਹੈ ਉਹ ਪਾਧਾ ਗੁਰੂ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ ਉਸ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਕਰੀਦੀਆਂ ਹਨ । ੮।

ਸਲੋਕ ਮਃ ੪ ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥ {ਪੰਨਾ 1316}

ਪਦ ਅਰਥ:- ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ । ਭਾਇ—ਪ੍ਰੇਮ ਵਿਚ । ਸਤਿਗੁਰ ਭਾਇ—ਗੁਰੂ ਦੇ ਅਨੁਸਾਰ (ਰਹਿ ਕੇ) । ਪਵਿਤੁ—(ਜੀਵਨ ਨੂੰ) ਸੁੱਚਾ ਕਰਨ ਵਾਲਾ । ਜਾਇ—ਦੂਰ ਹੋ ਜਾਂਦਾ ਹੈ । ਮਸਤਕਿ—ਮੱਥੇ ਉਤੇ । ਜਿਨ ਪਾਇ—ਜਿਨ੍ਹਾਂ ਨੇ ਪ੍ਰਾਪਤ ਕੀਤਾ । ਲਿਖਿਆ ਧੁਰਿ—ਧੁਰ ਤੋਂ ਲਿਖਿਆ ਲੇਖ । ਪੈਨਾਈਅਨਿ—(ਵਰਤਮਾਨ ਕਾਲ, ਕਰਮ ਵਾਚ, ਅੱਠ ਪੁਰਖ, ਬਹੁ-ਵਚਨ) ਪੈਨਾਏ ਜਾਂਦੇ ਹਨ, ਸਤਕਾਰੇ ਜਾਂਦੇ ਹਨ । ਮਨਿ—ਮਨ ਵਿਚ । ਆਇ—ਆ ਕੇ । ਤੇ—ਉਹ ਬੰਦੇ । ਮੁਖ ਉਜਲੇ—ਉੱਜਲ ਮੁਖ ਵਾਲੇ, ਸੁਰਖਰੂ । ਭਾਇ—ਪਿਆਰ ਨਾਲ ।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ (ਪਰ ਇਹ ਨਾਮ) ਗੁਰੂ ਦੇ ਅਨੁਸਾਰ ਰਹਿ ਕੇ ਜਪਿਆ ਜਾ ਸਕਦਾ ਹੈ । ਪ੍ਰਭੂ ਦਾ ਨਾਮ ਜੀਵਨ ਨੂੰ ਸੁੱਚਾ ਕਰਨ ਵਾਲਾ ਹੈ, ਇਸ ਨੂੰ ਜਪਦਿਆਂ ਸੁਣਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ, (ਪਰ ਇਹ) ਹਰਿ-ਨਾਮ ਉਹਨਾਂ ਮਨੁੱਖਾਂ ਨੇ ਹੀ ਸਿਮਰਿਆ ਹੈ ਜਿਨ੍ਹਾਂ ਨੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੱਥੇ ਉਤੇ ਧੁਰੋਂ ਲਿਖਿਆ ਲੇਖ ਪ੍ਰਾਪਤ ਕੀਤਾ ਹੈ । ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ । ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ (ਦਾ ਨਾਮ) ਸੁਣਿਆ ਹੈ ਉਹ (ਲੋਕ ਪਰਲੋਕ ਵਿਚ) ਸੁਰਖਰੂ ਹੁੰਦੇ ਹਨ । ੧।

ਮਃ ੪ ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ {ਪੰਨਾ 1316}

ਪਦ ਅਰਥ:- ਨਿਧਾਨੁ—ਖਜ਼ਾਨਾ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਮਸਤਕਿ—ਮੱਥੇ ਉਤੇ । ਸੀਤਲੁ—ਠੰਢਾ-ਠਾਰ । ਮਨਿ—ਮਨ ਵਿਚ । ਚਉਦਿਆ—ਉਚਾਰਦਿਆਂ, ਸਿਮਰਦਿਆਂ, ਜਪਦਿਆਂ । ਦਾਲਦੁ—ਦਰਿੱਦ੍ਰ ।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਸੁਖਾਂ ਦਾ) ਖਜ਼ਾਨਾ ਹੈ, (ਪਰ) ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ । ਤੇ, ਗੁਰੂ ਮਿਲਦਾ ਹੈ ਉਹਨਾਂ ਮਨੁੱਖਾਂ ਨੂੰ, ਜਿਨ੍ਹਾਂ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ । ਉਹਨਾਂ ਦੇ ਮਨ ਵਿਚ ਸ਼ਾਂਤੀ ਬਣੀ ਰਹਿੰਦੀ ਹੈ ਉਹਨਾਂ ਦਾ ਮਨ ਉਹਨਾਂ ਦਾ ਤਨ ਠੰਢਾ-ਠਾਰ ਟਿਕਿਆ ਰਹਿੰਦਾ ਹੈ (ਉਹਨਾਂ ਦੇ ਅੰਦਰ ਵਿਕਾਰਾਂ ਦੀ ਤਪਸ਼ ਨਹੀਂ ਹੁੰਦੀ) ।

ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਦੁੱਖ ਹਰੇਕ ਦਰਿੱਦ੍ਰ ਦੂਰ ਹੋ ਜਾਂਦਾ ਹੈ ।੨।

ਪਉੜੀ ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੁ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥

{ਪੰਨਾ 1316}

ਪਦ ਅਰਥ:- ਹਉ—ਹਉਂ, ਮੈਂ । ਵਾਰਿਆ—ਕੁਰਬਾਨ, ਸਦਕੇ । ਧੁਰਿ—ਧੁਰ ਤੋਂ । ਮਸਤਕਿ—ਮੱਥੇ ਉਤੇ । ਲੇਖਿਆ—ਲਿਖਿਆ । ਅਗਮੁ—ਅਪਹੁੰਚ । ਗੁਰਮਤੀ—ਗੁਰੂ ਦੀ ਮਤਿ ਦੀ ਰਾਹੀਂ । ਰੇਖਿਆ—ਰੇਖਾ, ਚਿਹਨ, ਨਿਸ਼ਾਨ । ਗੁਰ ਬਚਨਿ—ਗੁਰੂ ਦੇ ਬਚਨ ਦੀ ਰਾਹੀਂ, ਗੁਰੂ ਦੇ ਹੁਕਮ ਵਿਚ ਤੁਰ ਕੇ । ਤੇ ਠਾਕੁਰ ਸੇਵਕ—ਠਾਕੁਰ ਦੇ ਉਹ ਸੇਵਕ । ਰਲਿ—(ਠਾਕੁਰ ਵਿਚ) ਮਿਲ ਕੇ । ਸਭਿ—ਸਾਰੇ । ਨਰਹਰੇ—ਜੀਵਾਂ ਦਾ ਮਾਲਕ । ਲਾਹਾ—ਲਾਭ, ਨਫ਼ਾ । ਵਿਸੇਖਿਆ—ਵਿਸ਼ੇਸ਼, ਉਚੇਚਾ, ਵਧੀਆ ।

ਅਰਥ:- ਹੇ ਭਾਈ! ਮੈਂ ਸਦਕੇ ਜਾਂਦਾ ਹਾਂ ਸਦਾ ਹੀ ਉਹਨਾਂ (ਮਨੁੱਖਾਂ) ਤੋਂ, ਜਿਨ੍ਹਾਂ ਨੇ ਮੇਰੇ ਪਿਆਰੇ ਗੁਰੂ ਦਾ ਦਰਸਨ (ਸਦਾ) ਕੀਤਾ ਹੈ, (ਪਰ) ਪਿਆਰਾ ਗੁਰੂ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉਤੇ (ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ । ਉਹ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਸਿਮਰਨ ਕਰਦੇ ਰਹਿੰਦੇ ਹਨ ਜਿਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਧਿਆਨ ਧਰਦੇ ਹਨ, ਪਰਮਾਤਮਾ ਦੇ ਉਹ ਸੇਵਕ (ਪਰਮਾਤਮਾ ਵਿਚ) ਮਿਲ ਕੇ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ ।

ਹੇ ਭਾਈ! ਤੁਸੀਂ ਸਾਰੇ (ਆਪਣੇ) ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦੇ ਰਹੋ । ਪਰਮਾਤਮਾ ਦਾ ਨਾਮ

ਜਪਣ ਦਾ ਇਹ ਨਫ਼ਾ ਹੋਰ ਸਾਰੇ ਨਫ਼ਿਆਂ ਨਾਲੋਂ ਵਧੀਆ ਹੈ ।੯।

ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ
ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ
ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ
ਜਪਿਓ ਮਨਿ ਚੀਤਿ ॥੧॥ {ਪੰਨਾ 1316}

ਪਦ ਅਰਥ:- ਰਮੁ—ਸਿਮਰ । ਰਵਿ ਰਹੇ—ਜੋ (ਹਰ ਥਾਂ) ਵਿਆਪਕ ਹੈ । ਰਮੀਤਿ—ਜੋ ਰਮਿਆ ਹੋਇਆ ਹੈ
। ਘਟਿ ਘਟਿ—ਹਰੇਕ ਸਰੀਰ ਵਿਚ । ਆਤਮ ਰਾਮੁ—ਪਰਮਾਤਮਾ । ਪ੍ਰਭਿ—ਪ੍ਰਭੂ ਨੇ । ਖੇਲੁ—ਜਗਤ-
ਤਮਾਸ਼ਾ । ਰੰਗਿ—(ਆਪਣੀ) ਮੌਜ ਵਿਚ । ਰੀਤਿ—(ਆਪਣੇ ਹੀ) ਢੰਗ ਨਾਲ । ਨਿਕਟਿ—ਨੇੜੇ ।
ਜਗਜੀਵਨਾ—ਜਗਤ ਦੀ ਜ਼ਿੰਦਗੀ (ਦਾ ਸਹਾਰਾ) । ਪਰਗਾਸੁ—ਚਾਨਣ, ਸੂਝ-ਬੂਝ । ਮੀਤਿ—ਮਿੱਤਰ ਨੇ ।
ਧੁਰਿ—ਧੁਰ ਤੋਂ । ਗੁਰ ਬਚਨਿ—ਗੁਰੂ ਦੇ ਬਚਨ ਦੀ ਰਾਹੀਂ । ਮਨਿ—ਮਨ ਵਿਚ । ਚੀਤਿ—ਚਿੱਤ ਵਿਚ ।

ਅਰਥ:- ਹੇ ਭਾਈ! ਜਿਸ ਪ੍ਰਭੂ ਨੇ ਆਪਣੀ ਮੌਜ ਵਿਚ ਆਪਣੇ ਹੀ ਢੰਗ ਨਾਲ ਇਹ ਜਗਤ-ਖੇਡ ਬਣਾਈ ਹੈ,
ਜੋ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ, ਜੋ ਹਰ ਥਾਂ ਰਮਿਆ ਹੋਇਆ ਹੈ, ਉਸ ਦਾ ਨਾਮ ਸਦਾ ਸਿਮਰ,
ਸਦਾ ਸਿਮਰ । (ਹੇ ਭਾਈ! ਜਿਸ ਮਨੁੱਖ ਦੇ ਅੰਦਰ) ਮਿੱਤਰ ਗੁਰੂ ਨੇ ਸੂਝ-ਬੂਝ ਪੈਦਾ ਕੀਤੀ (ਉਸ ਨੂੰ ਸਮਝ
ਆ ਜਾਂਦੀ ਹੈ ਕਿ) ਜਗਤ ਦਾ ਜੀਵਨ ਪ੍ਰਭੂ (ਹਰੇਕ ਦੇ) ਨੇੜੇ ਵੱਸਦਾ ਹੈ । (ਪਰ) ਸੁਆਮੀ ਪ੍ਰਭੂ ਉਹਨਾਂ ਨੂੰ
ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਪਰਮਾਤਮਾ ਨਾਲ ਪਿਆਰ ਦਾ ਲੇਖ
ਲਿਖਿਆ ਹੁੰਦਾ ਹੈ । ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨ ਦੀ ਰਾਹੀਂ (ਗੁਰੂ ਦੇ ਦੱਸੇ ਰਸਤੇ ਤੁਰ
ਕੇ) ਮਨ ਵਿਚ ਚਿੱਤ ਵਿਚ ਨਾਮ ਜਪਿਆ ਹੈ (ਅਸਲ ਵਿਚ ਉਹਨਾਂ ਨੇ ਹੀ) ਨਾਮ ਸਿਮਰਿਆ ਹੈ ।੧।

ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ
ਲਾਗਿ ॥੨॥ {ਪੰਨਾ 1317}

ਪਦ ਅਰਥ:- ਲੋੜਿ ਲਹੁ—ਲੱਭ ਲਵੋ । ਭਾਗਿ—ਕਿਸਮਤ ਨਾਲ । ਵਡਭਾਗਿ—ਵੱਡੀ ਕਿਸਮਤ ਨਾਲ ।
ਗੁਰਿ ਪੂਰੈ—ਪੂਰੇ ਗੁਰੂ ਨੇ । ਲਿਵ—ਲਗਨ, ਸੁਰਤਿ ।

ਅਰਥ:- (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਮਿੱਤਰ ਪ੍ਰਭੂ ਨੂੰ ਲੱਭ ਲੈ, (ਉਹ ਮਿੱਤਰ-ਪ੍ਰਭੂ) ਕਿਸਮਤ ਨਾਲ
ਵੱਡੀ ਕਿਸਮਤ ਨਾਲ (ਹਿਰਦੇ ਵਿਚ ਆ) ਵੱਸਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੂੰ ਪੂਰੇ
ਗੁਰੂ ਨੇ (ਉਸ ਦਾ) ਦਰਸਨ ਕਰਾ ਦਿੱਤਾ, ਉਸ ਦੀ ਸੁਰਤਿ (ਹਰ ਵੇਲੇ) ਹਰੀ-ਪ੍ਰਭੂ ਵਿਚ ਲੱਗੀ ਰਹਿੰਦੀ ਹੈ
।੨।

ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਈ ॥ ਹਰਿ ਕਥਾ ਸੁਣਾਵਹੁ ਮੇਰੇ
ਗੁਰਸਿਖਹੁ ਮੇਰੇ ਹਰਿ ਪ੍ਰਭੁ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ
॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ
ਹਰਿ ਨਿਰਬਾਣੀ ॥੧੦॥ {ਪੰਨਾ 1317}

ਪਦ ਅਰਥ:- ਧਨੁ ਧਨੁ—ਭਾਗਾਂ ਵਾਲੀ । ਸੁਹਾਵੀ—ਸੁਖਾਵੀਂ, ਸੁਲੱਖਣੀ, ਸੋਹਣੀ । ਜਿਤੁ—ਜਿਸ (ਘੜੀ) ਵਿਚ । ਮਨਿ—ਮਨ ਵਿਚ । ਭਾਣੀ—ਪਿਆਰੀ ਲੱਗੀ । ਪ੍ਰਭ ਅਕਥ ਕਹਾਣੀ—ਅਕੱਥ ਪ੍ਰਭੂ ਦੀ ਸਿਫਤਿ-ਸਾਲਾਹ ਦੀ ਗੱਲ । ਪਾਇਐ—ਮਿਲਦਾ ਹੈ । ਕਿਉ—ਕਿਵੇਂ? ਸੁਘੜੁ—ਸੋਹਣੀ ਘਾੜਤ ਵਾਲਾ । ਨਾਮਿ—ਨਾਮ ਵਿਚ । ਵਿਟਹੁ—ਤੋਂ । ਵਾਰਿਆ—ਕੁਰਬਾਨ । ਨਿਰਬਾਣੀ—ਵਾਸਨਾ-ਰਹਿਤ, ਨਿਰਲੇਪ ।

ਅਰਥ:- (ਹੇ ਭਾਈ! ਮਨੁੱਖ ਵਾਸਤੇ ਉਹ) ਘੜੀ ਭਾਗਾਂ ਵਾਲੀ ਹੁੰਦੀ ਹੈ ਸੋਹਣੀ ਹੁੰਦੀ ਹੈ ਮਨੁੱਖਾ ਜੀਵਨ ਦਾ ਮਨੋਰਥ ਪੂਰਾ ਕਰਨ ਵਾਲੀ ਹੁੰਦੀ ਹੈ । ਜਿਸ ਵਿਚ (ਮਨੁੱਖ ਨੂੰ ਆਪਣੇ) ਮਨ ਵਿਚ ਪਰਮਾਤਮਾ ਦੀ ਸੇਵਾ-ਭਗਤੀ ਚੰਗੀ ਲੱਗਦੀ ਹੈ ।

ਹੇ ਮੇਰੇ ਗੁਰੂ ਦੇ ਸਿੱਖੋ! ਤੁਸੀ ਮੈਨੂੰ ਭੀ ਅਕੱਥ ਪ੍ਰਭੂ ਦੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਾਵੋ (ਤੇ ਦੱਸੋ ਕਿ) ਉਹ ਸੋਹਣਾ ਸਿਆਣਾ ਪ੍ਰਭੂ ਕਿਵੇਂ ਮਿਲ ਸਕਦਾ ਹੈ ਕਿਵੇਂ ਉਸ ਦਾ ਦਰਸਨ ਹੋ ਸਕਦਾ ਹੈ ।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਲੀਨ ਹੁੰਦੀ ਹੈ ਉਹਨਾਂ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਜੋੜ ਕੇ ਆਪਣਾ ਦਰਸਨ ਕਰਾਂਦਾ ਹੈ । ਹੇ ਭਾਈ! ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ਜਿਹੜੇ ਨਿਰਲੇਪ ਪਰਮਾਤਮਾ (ਦਾ ਨਾਮ ਹਰ ਵੇਲੇ) ਜਪਦੇ ਹਨ । ੧੦ ।

ਸਲੋਕ ਮ: ੪ ॥ ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥ {ਪੰਨਾ 1317}

ਪਦ ਅਰਥ:- ਰਤੇ—ਰੰਗੇ ਹੋਏ । ਲੋਇਣਾ—ਅੱਖਾਂ । ਗਿਆਨ—ਆਤਮਕ ਜੀਵਨ ਦੀ ਸੂਝ । ਅੰਜਨੁ—ਸੁਰਮਾ । ਦੇਇ—ਦੇਂਦਾ ਹੈ । ਮੈ ਪ੍ਰਭੁ—ਮੇਰਾ ਪ੍ਰਭੂ, ਪਿਆਰਾ ਪ੍ਰਭੂ । ਸਹਜਿ—ਆਤਮਕ ਅਡੋਲਤਾ ਵਿਚ ।

ਅਰਥ:- ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਦੇਂਦਾ ਹੈ, ਉਹਨਾਂ ਦੀਆਂ ਅੱਖਾਂ ਪ੍ਰਭੂ ਦੇ ਪਿਆਰ ਨਾਲ ਰੰਗੀਆਂ ਜਾਂਦੀਆਂ ਹਨ, ਉਹਨਾਂ ਨੂੰ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ । ੧ ।

ਮ: ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਉਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥ {ਪੰਨਾ 1317}

ਪਦ ਅਰਥ:- ਗੁਰਮੁਖਿ—ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ । ਅੰਤਰਿ—ਅੰਦਰ । ਮਨਿ ਤਨਿ—ਮਨ ਦੀ ਰਾਹੀਂ ਤਨ ਦੀ ਰਾਹੀਂ; ਮਨੋਂ ਤਨੋਂ । ਨਾਮਿ—ਨਾਮ ਵਿਚ । ਚਿਤਵੈ—ਚੇਤੇ ਕਰਦਾ ਹੈ । ਲਿਵ—ਲਗਨ । ਲਾਇ—ਲਾ ਕੇ । ਪਾਈਐ—ਮਿਲਦਾ ਹੈ । ਗਈ ਬਿਲਾਇ—ਦੂਰ ਹੋ ਜਾਂਦੀ ਹੈ । ਸਤਿਗੁਰਿ ਮਿਲਿਐ—ਜੇ ਗੁਰੂ ਮਿਲ ਪਏ । ਨਾਮੇ—ਨਾਮ ਵਿਚ ਹੀ । ਨਾਮੋ—ਨਾਮ ਹੀ । ਪਲੈ ਪਾਇ—ਮਿਲਦਾ ਹੈ ।

ਅਰਥ:- ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਸ ਦੇ ਅੰਦਰ ਸ਼ਾਂਤੀ ਰਹਿੰਦੀ ਹੈ ਉਹ ਮਨੋਂ ਤਨੋਂ (ਹਰ ਵੇਲੇ ਪਰਮਾਤਮਾ ਦੇ) ਨਾਮ ਵਿਚ ਲੀਨ ਰਹਿੰਦਾ ਹੈ, ਉਹ (ਸਦਾ) ਨਾਮ ਚੇਤੇ ਕਰਦਾ ਹੈ ਉਹ ਸਦਾ ਨਾਮ ਹੀ ਪੜ੍ਹਦਾ ਹੈ, ਉਹ ਹਰਿ-ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।

(ਹੇ ਭਾਈ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ) ਕੀਮਤੀ ਨਾਮ ਹਾਸਲ ਹੋ ਜਾਂਦਾ ਹੈ (ਜਿਸ ਨੂੰ ਹਾਸਲ ਹੁੰਦਾ

ਹੈ ਉਸ ਦੇ ਅੰਦਰੋਂ) ਚਿੰਤਾ ਦੂਰ ਹੋ ਜਾਂਦੀ ਹੈ । ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰ) ਨਾਮ (ਦਾ ਬੂਟਾ) ਉੱਗ ਪੈਂਦਾ ਹੈ (ਜਿਸ ਦੀ ਬਰਕਤਿ ਨਾਲ ਮਾਇਆ ਦੀ) ਤ੍ਰੇਹ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਜੇ ਪਰਮਾਤਮਾ ਦੇ ਨਾਮ ਵਿਚ ਰੰਗੇ ਰਹੀਏ ਤਾਂ ਨਾਮ ਹੀ ਮਿਲਦਾ ਹੈ ।੨।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਉਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੇ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੇ ਵਸਿ ਕੀਤਾ ॥੧੧॥ {ਪੰਨਾ 1317}

ਪਦ ਅਰਥ:- ਉਪਾਇ ਕੈ—ਪੈਦਾ ਕਰ ਕੇ । ਵਸਗਤਿ—ਵੱਸ ਵਿਚ । ਇਕਿ—ਕਈ ਜੀਵ । ਮਨਮੁਖ—(ਆਪਣੇ) ਮਨ ਦੇ ਮੁਰੀਦ । ਕਰਿ—ਕਰ ਕੇ । ਹਾਰਾਇਅਨੁ—ਉਸ ਨੇ (ਜੀਵਨ-ਬਾਜ਼ੀ ਵਿਚ) ਹਰਾ ਦਿੱਤੇ । ਮੇਲਿ—ਮਿਲਾ ਕੇ । ਉਤਮੁ—(ਜੀਵਨ ਨੂੰ) ਉੱਚਾ ਕਰਨ ਵਾਲਾ । ਗੁਰਬਚਨਿ—ਗੁਰੂ ਦੇ ਉਪਦੇਸ਼ ਦੀ ਰਾਹੀਂ । ਸਭਾਗੈ—ਭਾਗਾਂ ਵਾਲੇ (ਮਨੁੱਖ) ਨੇ । ਸਭਿ—ਸਾਰੇ । ਜਿਨਿ—ਜਿਸ (ਪ੍ਰਭੂ) ਨੇ । ਵਸਿ—(ਆਪਣੇ) ਵੱਸ ਵਿਚ ।

ਅਰਥ:- ਹੇ ਪ੍ਰਭੂ! ਤੂੰ ਆਪ ਹੀ ਜਗਤ ਪੈਦਾ ਕਰ ਕੇ (ਇਸ ਨੂੰ) ਤੂੰ ਆਪ ਹੀ (ਆਪਣੇ) ਵੱਸ ਵਿਚ ਰੱਖਿਆ ਹੋਇਆ ਹੈ ।

ਹੇ ਭਾਈ! ਕਈ ਜੀਵਾਂ ਨੂੰ ਮਨ ਦੇ ਮੁਰੀਦ ਬਣਾ ਕੇ ਉਸ (ਪਰਮਾਤਮਾ) ਨੇ (ਜੀਵਨ-ਖੇਡ ਵਿਚ) ਹਾਰ ਦੇ ਦਿੱਤੀ ਹੈ, ਪਰ ਕਈਆਂ ਨੂੰ ਗੁਰੂ ਮਿਲਾ ਕੇ (ਉਸ ਨੇ ਇਹੋ ਜਿਹਾ ਬਣਾ ਦਿੱਤਾ ਹੈ ਕਿ) ਉਹਨਾਂ ਨੇ (ਜੀਵਨ ਦੀ ਬਾਜ਼ੀ) ਜਿੱਤ ਲਈ ਹੈ ।

ਹੇ ਭਾਈ! ਪਰਮਾਤਮਾ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ ਕਰਨ ਵਾਲਾ ਹੈ, ਪਰ ਕਿਸੇ ਭਾਗਾਂ ਵਾਲੇ ਨੇ (ਹੀ) ਗੁਰੂ ਦੇ ਉਪਦੇਸ਼ ਦੀ ਰਾਹੀਂ (ਇਹ ਨਾਮ) ਸਿਮਰਿਆ ਹੈ । ਜਦੋਂ ਗੁਰੂ ਨੇ ਪਰਮਾਤਮਾ ਦਾ ਨਾਮ (ਕਿਸੇ ਭਾਗਾਂ ਵਾਲੇ ਨੂੰ) ਦਿੱਤਾ, ਤਾਂ ਉਸ ਦਾ ਸਾਰਾ ਦੁੱਖ ਸਾਰਾ ਦਰਿੱਦ੍ਰ ਦੂਰ ਹੋ ਗਿਆ ।

ਹੇ ਭਾਈ! ਤੁਸੀਂ ਸਾਰੇ ਉਸ ਮੋਹਨ ਪ੍ਰਭੂ ਦਾ ਮਨ-ਮੋਹਨ ਪ੍ਰਭੂ ਦਾ ਜਗ-ਮੋਹਨ ਪ੍ਰਭੂ ਦਾ ਨਾਮ ਸਿਮਰਿਆ ਕਰੋ, ਜਿਸ ਨੇ ਜਗਤ ਪੈਦਾ ਕਰ ਕੇ ਇਹ ਸਾਰਾ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ ।੧੧।

ਸਲੋਕ ਮ: ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਵਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥ ਮ: ੪ ॥ ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥ {ਪੰਨਾ 1317}

ਪਦ ਅਰਥ:- ਭ੍ਰਮਿ—(ਮਾਇਆ ਦੀ) ਭਟਕਣਾ ਵਿਚ ਪੈ ਕੇ । ਭੂਲੇ—ਕੁਰਾਹੇ ਪਏ ਰਹਿੰਦੇ ਹਨ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਵਵਾਇ—ਦੂਰ ਕਰ । ਮਿਲਿ—ਮਿਲ ਕੇ ।੧।

ਨੋਟ:- ਵਾਰਾਂ ਤੇ ਵਧੀਕ ਸਲੋਕ ਮ: ੪ ਵਿਚ ਨੰ: ੨੯ ਤੇ ਇਹ ਸਲੋਕ ਮਿਲਦਾ ਹੈ, ਥੋੜ੍ਹਾ ਜਿਹਾ ਫ਼ਰਕ ਹੈ ।

ਮ: ੪ ॥ ਤਾਮਿ—ਤਦੋਂ ਹੀ । ਸਗਾਰਵਾ—ਗੌਰਾ, ਆਦਰ-ਜੋਗ । ਦੇਖਾ—ਦੇਖਾਂ, ਮੈਂ ਵੇਖ ਸਕਾਂ । ਨੈਣੇ—

ਅੱਖਾਂ ਨਾਲ । ਮੈ—ਮੈਨੂੰ । ਹਉ—ਮੈਂ । ਜੀਵਾ—ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ । ਸਦੁ—
(ਉਸ ਦੀ) ਆਵਾਜ਼, ਸਿਫਤਿ-ਸਾਲਾਹ ਦੀ ਗੱਲ । ਸੁਣੇ—ਸੁਣਿ, ਸੁਣ ਕੇ । ੨।

ਅਰਥ:- ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਦੁਰਾਚਾਰੀ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਏ
ਰਹਿੰਦੇ ਹਨ (ਕਿਉਂਕਿ ਉਹਨਾਂ ਦੇ) ਮਨ ਵਿਚ ਹਉਮੈ (ਦਾ) ਰੋਗ (ਟਿਕਿਆ ਰਹਿੰਦਾ) ਹੈ । ਹੇ ਨਾਨਕ!
(ਆਖ—ਹੇ ਭਾਈ! ਸਾਧੂ ਸੱਜਣ ਗੁਰੂ ਨੂੰ ਮਿਲ ਕੇ (ਹੀ ਇਹ) ਰੋਗ ਦੂਰ ਕਰ (ਦੂਰ ਕੀਤਾ ਜਾ ਸਕਦਾ ਹੈ)
। ੧।

ਮ: ੪ । ਹੇ ਭਾਈ! (ਮੇਰਾ ਇਹ) ਮਨ ਅਤੇ ਸਰੀਰ ਤਦੋਂ ਹੀ ਆਦਰ ਜੋਗ ਹੋ ਸਕਦਾ ਹੈ, ਜਦੋਂ ਮੈਂ
(ਆਪਣੀਆਂ) ਅੱਖਾਂ ਨਾਲ ਪਰਮਾਤਮਾ ਦਾ ਦਰਸਨ ਕਰ ਸਕਾਂ । ਹੇ ਨਾਨਕ! (ਆਖ—ਹੇ ਭਾਈ! ਜਦੋਂ) ਉਹ
ਪ੍ਰਭੂ ਮੈਨੂੰ ਮਿਲਦਾ ਹੈ, ਤਦੋਂ ਮੈਂ ਉਸ ਦੀ ਸਿਫਤਿ-ਸਾਲਾਹ ਦੀ ਗੱਲ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ
ਹਾਂ । ੨।

ਪਉੜੀ ॥ ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ
ਹਰਿ ਉਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥
ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੇ ਨਾਰਾਇਣੇ ਜਿਤੁ
ਚੂਕਾ ਜਮ ਝਗੜੁ ਝਗੋਲੁ ॥੧੨॥ {ਪੰਨਾ 1317}

ਪਦ ਅਰਥ:- ਜਗੰਨਾਥ—ਹੇ ਜਗਤ ਦੇ ਨਾਥ! ਜਗਦੀਸਰ—ਹੇ ਜਗਤ ਦੇ ਈਸ਼ਰ! ਕਰਤੇ—ਹੇ ਕਰਤਾਰ!
ਅਪਰੰਪਰ—ਹੇ ਬੇਅੰਤ! ਪੁਰਖੁ—ਸਰਬ-ਵਿਆਪਕ । ਅਤੋਲੁ—ਜਿਸ ਦੀ ਹਸਤੀ ਦਾ ਅੰਦਾਜ਼ਾ ਨਾਹ ਲੱਗ ਸਕੇ
। ਉਤਮੁ—ਜੀਵਨ ਨੂੰ ਉੱਚਾ ਬਣਾਣ ਵਾਲਾ । ਅਮੋਲੁ—ਜੋ ਕਿਸੇ (ਮਾਇਕ) ਕੀਮਤ ਤੋਂ ਨਾਹ ਮਿਲ ਸਕੇ ।
ਹਿਰਦੈ—ਹਿਰਦੇ ਵਿਚ । ਰੋਲੁ—ਸ਼ੱਕ । ਮਿਲੈ—ਮਿਲਦਾ ਹੈ । ਪੂਰਾ ਬੋਲੁ—ਪੂਰਨ ਉਪਦੇਸ਼ । ਸਭਿ—ਸਾਰੇ ।
ਜਿਤੁ—ਜਿਸ (ਸਿਮਰਨ) ਦੀ ਰਾਹੀਂ । ਝਗੜੁ ਝਗੋਲੁ—ਝਗੜਾ ਰਗੜਾ ।

ਅਰਥ:- ਹੇ ਜਗਤ ਦੇ ਨਾਥ! ਹੇ ਜਗਤ ਦੇ ਮਾਲਕ! ਹੇ ਬੇਅੰਤ ਕਰਤਾਰ! ਤੂੰ ਸਰਬ-ਵਿਆਪਕ ਹੈਂ, ਤੇਰੀ
ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ ।

ਹੇ ਮੇਰੇ ਗੁਰੂ ਦੇ ਸਿੱਖੋ! ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਪਰਮਾਤਮਾ ਦਾ ਨਾਮ ਜੀਵਨ ਨੂੰ ਉੱਚਾ ਕਰਨ
ਵਾਲਾ ਹੈ (ਪਰ) ਉਹ ਨਾਮ ਕਿਸੇ ਮੁੱਲ ਤੋਂ ਨਹੀਂ ਮਿਲਦਾ । ਜਿਨ੍ਹਾਂ ਮਨੁੱਖਾਂ ਨੇ ਦਿਨ ਰਾਤ (ਹਰ ਵੇਲੇ) ਆਪਣੇ
ਹਿਰਦੇ ਵਿਚ ਹਰਿ-ਨਾਮ ਸਿਮਰਿਆ, ਉਹ ਮਨੁੱਖ ਪਰਮਾਤਮਾ ਨਾਲ ਇੱਕ-ਰੂਪ ਹੋ ਗਏ, ਇਸ ਵਿਚ ਕੋਈ ਸ਼ੱਕ
ਨਹੀਂ ਹੈ । (ਪਰ) ਵੱਡੇ ਭਾਗਾਂ ਨਾਲ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ (ਤੇ ਸੰਗਤਿ ਵਿਚੋਂ ਉਸ ਨੂੰ) ਗੁਰੂ
ਦਾ ਪੂਰਨ ਉਪਦੇਸ਼ ਮਿਲਦਾ ਹੈ (ਜਿਸ ਦੀ ਬਰਕਤਿ ਨਾਲ ਉਹ ਹਰਿ-ਨਾਮ ਸਿਮਰਦਾ ਹੈ) ।

(ਸੋ, ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ) ਸਾਰੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ ਜਿਸ ਦੀ
ਬਰਕਤਿ ਨਾਲ ਜਮ ਦਾ ਰਗੜਾ-ਝਗੜਾ ਮੁੱਕ ਜਾਂਦਾ ਹੈ । ੧੨।

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ
ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿ
॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿ ॥੨॥ {ਪੰਨਾ 1317-1318}

ਪਦ ਅਰਥ:- ਚਉਦਿਆ—ਉਚਾਰਦਿਆਂ ਨੂੰ । ਸਰੁ—ਤੀਰ । ਸੰਧਿਆ—ਚਲਾਇਆ, ਨਿਸ਼ਾਨਾ ਬੰਨ੍ਹਿਆ ।
ਗਾਵਾਰ—ਮੂਰਖਾਂ ਨੇ । ਲਿਵ—ਸੁਰਤਿ । ਉਬਰੇ—ਬਚ ਗਏ । ਜਿਨਿ—ਜਿਸ (ਮੂਰਖ) ਨੇ । ਫਿਰਿ—ਪਰਤ
ਕੇ । ਮਾਰ—ਮੌਤ, ਆਤਮਕ ਮੌਤ ।੧।

ਮਃ ੪ । ਪ੍ਰੇਮਿ—ਪ੍ਰੇਮ ਨੇ । ਕਸਾਈਆ—ਖਿੱਚ ਪਾਈ । ਪਿਖੰਨਿ—ਵੇਖਦੇ ਹਨ । ਦੂਜਾ—ਪ੍ਰਭੂ ਤੋਂ ਬਿਨਾ ਕੁਝ
ਹੋਰ । ਕਢਿ ਦਿਚੰਨਿ—ਕੱਢ ਦਿੱਤੇ ਜਾਂਦੇ ਹਨ, ਰੱਦੇ ਜਾਂਦੇ ਹਨ ।੨।

ਅਰਥ:- ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ ।
ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ)
ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ
ਆਤਮਕ ਮੌਤ ਸਹੇੜ ਲੈਂਦੇ ਹਨ) ।੧।

ਮਃ ੪ । (ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ
ਖਿੱਚ ਪਾਈ ਹੁੰਦੀ ਹੈ । ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਨੂੰ ਵੇਖਦੇ ਹਨ ਉਹ ਪ੍ਰਭੂ
ਦੀ ਹਜ਼ੂਰੀ ਵਿਚੋਂ ਰੱਦੇ ਜਾਂਦੇ ਹਨ ।੨।

ਪਉੜੀ ॥ ਜਲਿ ਥਲਿ ਮਹੀਅਲਿ ਪੂਰਨੇ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥
ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ
ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥ {ਪੰਨਾ 1318}

ਪਦ ਅਰਥ:- ਜਲਿ—ਜਲ ਵਿਚ । ਥਲਿ—ਧਰਤੀ ਵਿਚ । ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉਤੇ,
ਪੁਲਾੜ ਵਿਚ, ਅਕਾਸ਼ ਵਿਚ । ਅਪਰੰਪਰੁ—ਪਰੇ ਤੋਂ ਪਰੇ, ਬੇਅੰਤ । ਸੁਤ—ਪੁੱਤਰ । ਭ੍ਰਾਤ—ਭਰਾ । ਘਟਿ
ਘਟਿ—ਹਰੇਕ ਘਟ ਵਿਚ । ਰਵਿ ਰਹਿਆ—ਵਿਆਪਕ ਹੈ । ਜਨ—ਹੇ ਸੰਤ ਜਨੋ! ਸਗਲ—ਸਾਰੇ । ਲੋਈ—
ਸ੍ਰਿਸ਼ਟੀ ਵਿਚ ।

ਅਰਥ:- (ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ)
ਵਿਆਪਕ ਹੈ, ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । (ਹੇ ਭਾਈ!
ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ ।
ਹੇ ਸੰਤ ਜਨੋ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ
ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ । ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ
ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ ।੧੩।

ਸਲੋਕ ਮਃ ੪ ॥ ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ
ਲੁਡਿ ਲੁਡਿ ਦਰਗਹਿ ਵੰਞੁ ॥੧॥

ਪਦ ਅਰਥ:- ਗੁਰਮੁਖਿ—ਗੁਰੂ ਵਲ ਮੂੰਹ ਕਰ ਕੇ, ਗੁਰੂ ਦੇ ਸਨਮੁਖ ਰਹਿ ਕੇ । ਸੇ—ਉਹ ਬੰਦੇ । ਸਜਣਾ—
ਚੰਗੇ ਜੀਵਨ ਵਾਲੇ ਮਨੁੱਖ । ਪ੍ਰਭ ਰੰਗੁ—ਪਰਮਾਤਮਾ ਦਾ ਪਿਆਰ । ਸਾਲਾਹਿ—ਸਿਫਤਿ—ਸਾਲਾਹ ਕਰਿਆ ਕਰ
। ਲੁਡਿ ਲੁਡਿ—ਲੁੱਡੀ ਪਾ ਪਾ ਕੇ, ਬੇ-ਫਿਕਰ ਹੋ ਕੇ । ਵੰਵ—ਜਾਹ ।

ਅਰਥ:- ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਪ੍ਰਭ ਦੀ ਯਾਦ ਵਿਚ)
ਜੁੜੇ ਰਹਿੰਦੇ ਹਨ (ਤੇ ਇਸ ਤਰ੍ਹਾਂ ਜਿਨ੍ਹਾਂ ਨੇ) ਪਰਮਾਤਮਾ ਦਾ ਪ੍ਰੇਮ ਹਾਸਲ ਕਰ ਲਿਆ, ਉਹ ਚੰਗੇ ਜੀਵਨ ਵਾਲੇ
ਬਣ ਜਾਂਦੇ ਹਨ । ਹੇ ਭਾਈ! ਤੂੰ ਭੀ ਪ੍ਰਭ ਦੀ ਸਿਫਤਿ—ਸਾਲਾਹ (ਸਦਾ) ਕਰਦਾ ਰਹੁ, ਪਰਮਾਤਮਾ ਦੀ ਹਜ਼ੂਰੀ
ਵਿਚ ਬੇ-ਫਿਕਰ ਹੋ ਕੇ ਜਾਇੰਗਾ ।੧।

ਮਃ ੪ ॥ ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮਾਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ
॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ
ਸਮਾਰੇ ॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥ {ਪੰਨਾ 1318}

ਪਦ ਅਰਥ:- ਸਭਸ ਦਾ—ਸਭ ਜੀਵਾਂ ਦਾ । ਸਭਿ—ਸਾਰੇ । ਜੀਅ—(ਲਫਜ਼ 'ਜੀਉ' ਤੋਂ ਬਹੁ-ਵਚਨ) ।
ਦੇਹਿ—ਤੂੰ ਦੇਂਦਾ ਹੈਂ । ਪਿਆਰੇ—ਹੇ ਪਿਆਰੇ! ਦਾਤੈ—ਦਾਤੇ ਨੇ । ਦਾਤਾਰਿ—ਦਾਤਾਰ ਨੇ । ਵੁਠਾ—ਵੱਸਿਆ
। ਸੈਸਾਰੇ—ਸੰਸਾਰ ਵਿਚ । ਜੰਮਿਆ—ਪੈਦਾ ਹੋਇਆ । ਖੇਤੀ ਭਾਉ—ਪ੍ਰੇਮ-ਰੂਪ ਵਾਹੀ । ਕਰਿ—ਕਰ ਕੇ,
ਕਰਨ ਨਾਲ । ਸਮਾਰੇ—ਸੰਭਾਲੇ । ਅਧਾਰੇ—ਆਸਰਾ ।

ਅਰਥ:- ਹੇ ਪ੍ਰਭੂ! ਤੂੰ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ
। ਸਾਰੇ ਜੀਵ (ਦੁਨੀਆ ਦੇ ਪਦਾਰਥਾਂ ਵਾਸਤੇ) ਤੈਨੂੰ ਹੀ ਯਾਦ ਕਰਦੇ ਹਨ, ਤੇ ਹੇ ਪਿਆਰੇ! ਤੂੰ (ਸਭ ਨੂੰ) ਦਾਨ
ਦੇਂਦਾ ਹੈਂ । (ਹੇ ਭਾਈ!) ਹਰਿ ਦਾਤੇ ਨੇ ਹਰਿ ਦਾਤਾਰ ਨੇ (ਜਦੋਂ ਆਪਣੀ ਮਿਹਰ ਦਾ) ਹੱਥ ਕੱਢਿਆ ਤਦੋਂ
ਜਗਤ ਵਿਚ (ਗੁਰੂ ਦੇ ਉਪਦੇਸ਼ ਦਾ) ਮੀਂਹ ਵੱਸਿਆ । (ਜਿਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ) ਪ੍ਰੇਮ (-
ਰੂਪ) ਵਾਹੀ ਕਰਨ ਨਾਲ (ਉਸ ਦੇ ਅੰਦਰ ਪਰਮਾਤਮਾ ਦਾ ਨਾਮ-) ਫਸਲ ਉੱਗ ਪੈਂਦਾ ਹੈ, (ਉਹ ਹਰ ਵੇਲੇ)
ਪਰਮਾਤਮਾ ਦਾ ਨਾਮ (ਹਿਰਦੇ ਵਿਚ) ਵਸਾਂਦਾ ਹੈ ।

ਹੇ ਪ੍ਰਭੂ! (ਤੇਰਾ) ਦਾਸ ਨਾਨਕ (ਭੀ ਤੇਰੇ ਨਾਮ ਦਾ) ਖੈਰ (ਤੈਥੋਂ) ਮੰਗਦਾ ਹੈ, ਤੇਰਾ ਨਾਮ (ਦਾਸ ਨਾਨਕ ਦੀ
ਜ਼ਿੰਦਗੀ ਦਾ) ਆਸਰਾ (ਬਣਿਆ ਰਹੇ) ।੨।

ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ
ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ ਜਪਿ ਹਰਿ
ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੁ ਕੀ ਬਿਨਸੈ ਦੁਖ ਦਾਗਰੁ ॥੧੪॥ {ਪੰਨਾ 1318}

ਪਦ ਅਰਥ:- ਪੂਰੀਐ—ਪੂਰੀ ਹੋ ਜਾਂਦੀ ਹੈ । ਜਪੀਐ—ਜਪਣਾ ਚਾਹੀਦਾ ਹੈ । ਸੁਖ ਸਾਗਰੁ—ਸੁਖਾਂ ਦਾ
ਸਮੁੰਦਰ ਪ੍ਰਭੂ । ਅਰਾਧੀਅਹਿ—ਆਰਾਧਾਣੇ ਚਾਹੀਦੇ ਹਨ । ਸਬਦਿ—ਸ਼ਬਦ ਦੀ ਰਾਹੀਂ । ਰਤਨਾਗਰੁ—ਰਤਨਾਂ
ਦਾ ਖਾਣ । ਮਿਲਿ—ਮਿਲ ਕੇ । ਉਧਾਰੁ—ਪਾਰ-ਉਤਾਰਾ । ਫਾਟੈ—ਪਾਟ ਪਾਂਦਾ ਹੈ । ਕਾਗਰੁ—(ਲੇਖੇ ਦਾ)
ਕਾਗਜ਼ । ਜੀਤੀਐ—ਜਿੱਤ ਲਈਦਾ ਹੈ । ਜਪਿ—ਜਪ ਕੇ । ਬੈਰਾਗਰੁ—ਪਿਆਰ ਦਾ ਸੋਮਾ । ਸਭਿ—ਸਾਰੇ ।
ਬਿਨਸੈ—ਨਾਸ ਹੋ ਜਾਂਦਾ ਹੈ । ਦਾਗਰੁ—ਦਾਗ਼, ਨਿਸ਼ਾਨ ।

ਅਰਥ:- (ਹੇ ਭਾਈ!) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ ਰਤਨਾਂ ਦੀ ਖਾਣ ਪ੍ਰਭੂ ਦਾ ਆਰਾਧਨ ਕਰਨਾ ਚਾਹੀਦਾ ਹੈ, ਪ੍ਰਭੂ ਦੇ ਚਰਨਾਂ ਦਾ ਆਰਾਧਨ ਕਰਨਾ ਚਾਹੀਦਾ ਹੈ (ਸਿਮਰਨ-ਆਰਾਧਨ ਦੀ ਬਰਕਤਿ ਨਾਲ) ਮਨ ਦੀ (ਹਰੇਕ) ਇੱਛਾ ਪੂਰੀ ਹੋ ਜਾਂਦੀ ਹੈ (ਮਨ ਦੀਆਂ ਵਾਸਨਾਂ ਮੁੱਕ ਜਾਂਦੀਆਂ ਹਨ) । ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ (ਨਾਮ ਜਪਿਆਂ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਜਮਰਾਜ ਦਾ (ਲੇਖੇ ਵਾਲਾ) ਕਾਗਜ਼ ਪਾਟ ਜਾਂਦਾ ਹੈ । ਪਿਆਰ ਦੇ ਸੋਮੇ ਪਰਮਾਤਮਾ ਦਾ ਨਾਮ ਜਪ ਕੇ ਕੀਮਤੀ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈਦੀ ਹੈ ।

ਹੇ ਭਾਈ! ਸਾਰੇ ਗੁਰੂ ਦੀ ਸਰਨ ਪਏ ਰਹੋ (ਗੁਰੂ ਦੀ ਸਰਨ ਪੈ ਕੇ ਨਾਮ ਜਪਿਆਂ ਮਨ ਵਿਚੋਂ) ਦੁੱਖਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੧੪।

ਸਲੋਕ ਮ: ੪ ॥ ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥ ਮ: ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ {ਪੰਨਾ 1318}

ਪਦ ਅਰਥ:- ਹਉ—ਹਉਂ, ਮੈਂ । ਅਲਖੁ—ਜਿਸ ਦਾ ਸਹੀ ਸਰੂਪ ਬਿਆਨ ਨ ਕੀਤਾ ਜਾ ਸਕੇ । ਨ ਲਖੀਐ—ਬਿਆਨ ਨਹੀਂ ਕੀਤਾ ਜਾ ਸਕਦਾ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ । ਦੇਹਿ ਦਿਖਾਲਿ—ਦਰਸਨ ਕਰਾ ਦੇਂਦੇ ਹਨ ।੧।

ਨੋਟ:- ਫਰੀਦ ਜੀ ਦੇ ਸਲੋਕਾਂ ਵਿਚ ਨੰ: ੧੨੧ ਤੇ ਇਹੀ ਸਲੋਕ ਮਿਲਦਾ ਹੈ, ਥੋੜ੍ਹਾ ਫਰਕ ਹੈ ।

ਮ: ੪ । ਤਿਨਿ ਸਚੈ—ਉਸ ਸਦਾ ਕਾਇਮ ਰਹਿਣ ਵਾਲੇ ਨੇ ਆਪ (ਹੀ) । ਪਾਈਐ—ਲੱਭ ਲਈਦਾ ਹੈ । ਰਸਿ—ਰਸ ਵਿਚ । ਰਸਨ—ਜੀਭ । ਰਸਾਈ—ਰਸੀ ਰਹਿੰਦੀ ਹੈ ।੨।

ਅਰਥ:- (ਹੇ ਸਹੇਲੀਏ!) ਮੈਂ ਸੱਜਣ (ਪ੍ਰਭੂ) ਨੂੰ (ਬਾਹਰ) ਢੂੰਢ ਰਹੀ ਸਾਂ (ਪਰ ਗੁਰੂ ਤੋਂ ਸਮਝ ਆਈ ਹੈ ਕਿ ਉਹ) ਸੱਜਣ (ਪ੍ਰਭੂ ਤਾਂ) ਮੇਰੇ ਨਾਲ ਹੀ ਹੈ (ਮੇਰੇ ਅੰਦਰ ਹੀ ਵੱਸਦਾ ਹੈ) । ਹੇ ਦਾਸ ਨਾਨਕ! (ਆਖ—ਹੇ ਸਹੇਲੀਏ!) ਉਹ ਪ੍ਰਭੂ ਅਲੱਖ ਹੈ ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਗੁਰੂ ਦੇ ਸਨਮੁਖ ਰਹਿਣ ਵਾਲੇ (ਸੰਤ ਜਨ ਉਸ ਦਾ) ਦਰਸਨ ਕਰਾ ਦੇਂਦੇ ਹਨ ।੧।

ਮ: ੪ । ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਅੰਦਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣਾ) ਪਿਆਰ (ਆਪ ਹੀ) ਪੈਦਾ ਕੀਤਾ ਹੈ (ਉਹ ਮਨੁੱਖ) ਉਸ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । (ਜਿਸ ਗੁਰੂ ਦੀ) ਜੀਭ ਪਰਮਾਤਮਾ ਦੇ ਨਾਮ-ਰਸ ਵਿਚ ਸਦਾ ਰਸੀ ਰਹਿੰਦੀ ਹੈ (ਜਦੋਂ ਉਹ) ਗੁਰੂ ਮਿਲਦਾ ਹੈ ਤਦੋਂ ਉਹ ਪੂਰਨ ਪ੍ਰਭੂ ਭੀ ਮਿਲ ਪੈਂਦਾ ਹੈ ।੨।

ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥

ਪਦ ਅਰਥ:- ਕੋਈ—ਜਿਹੜਾ ਕੋਈ ਮਨੁੱਖ । ਗਾਵੈ—ਗਾਂਦਾ ਹੈ । ਕੋ—ਜਿਹੜਾ ਕੋਈ ਮਨੁੱਖ । ਉਚਰਿ—ਉਚਾਰ ਕੇ, ਬੋਲ ਕੇ । ਮਨ ਚਿੰਦਿਆ—ਮਨ-ਇੱਛਤ (ਫਲ) । ਆਵਣੁ ਜਾਣਾ—ਜੰਮਣਾ ਮਰਨਾ । ਤਰਹਿ—

(ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ । ਸੰਗੀ-ਸਾਥੀਆਂ ਨੂੰ । ਤਰਾਹਿ-ਪਾਰ ਲੰਘਾਂਦੇ ਹਨ । ਕੁਟੰਬੁ-ਪਰਵਾਰ । ਤਰਾਵੈ-ਪਾਰ ਲੰਘਾ ਲੈਂਦਾ ਹੈ । ਪ੍ਰਭ ਭਾਵੈ-ਪ੍ਰਭੂ ਨੂੰ ਪਿਆਰਾ ਲੱਗਦਾ ਹੈ ।

ਅਰਥ:- ਹੇ ਭਾਈ! ਜਿਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ) ਗਾਂਦਾ ਹੈ ਜਾਂ ਸੁਣਦਾ ਹੈ ਜਾਂ ਬੋਲ ਕੇ (ਹੋਰਨਾਂ ਨੂੰ) ਸੁਣਾਂਦਾ ਹੈ, ਉਸ ਦੀ ਅਨੇਕਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਮਨ-ਇੱਛਤ ਫਲ ਪਾ ਲੈਂਦਾ ਹੈ । ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਦਾ ਜੰਮਣ ਮਰਨ ਦਾ ਗੇੜ ਮੁੱਕ ਜਾਂਦਾ ਹੈ ।

(ਹੇ ਭਾਈ! ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ) ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਸਾਥੀਆਂ ਨੂੰ ਪਾਰ ਲੰਘਾ ਲੈਂਦੇ ਹਨ । (ਹੇ ਭਾਈ! ਸਿਫਤਿ-ਸਾਲਾਹ ਕਰਨ ਵਾਲਾ ਮਨੁੱਖ ਆਪਣੇ) ਸਾਰੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ ।

ਹੇ ਭਾਈ! ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ ਜਿਹੜਾ (ਸਿਫਤਿ-ਸਾਲਾਹ ਕਰਨ ਦੀ ਬਰਕਤਿ ਨਾਲ) ਪਿਆਰੇ ਪ੍ਰਭੂ ਨੂੰ ਪਿਆਰਾ ਲੱਗਦਾ ਹੈ ।੧੫।੧।ਸੁਧੁ।

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ੧ੳ ਸਤਿਗੁਰ ਪ੍ਰਸਾਦਿ ॥ ਐਸੋ ਰਾਮ ਰਾਇ ਅੰਤਰਜਾਮੀ ॥
ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥ ਬਸੈ ਘਟਾ ਘਟ ਲੀਪ ਨ ਛੀਪੈ ॥ ਬੰਧਨ ਮੁਕਤਾ
ਜਾਤੁ ਨ ਦੀਸੈ ॥੧॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥ {ਪੰਨਾ
1318}

ਪਦ ਅਰਥ:- ਰਾਮ ਰਾਇ-ਪਰਕਾਸ਼-ਰੂਪ ਪਰਮਾਤਮਾ, ਸੁੱਧ ਸਰੂਪ ਹਰੀ । ਅੰਤਰਜਾਮੀ-(ਅਨੁਤਰ+ਯਾ । ਯਾ-ਜਾਣਾ, ਪਹੁੰਚਣਾ । ਅੰਤਰ-ਅੰਦਰ) ਹਰੇਕ ਜੀਵ ਦੇ ਧੁਰ ਅੰਦਰ ਅਪੜਨ ਵਾਲਾ, ਹਰੇਕ ਦੇ ਅੰਦਰ ਬੈਠਾ ਹੋਇਆ । ਦਰਪਨ-ਸ਼ੀਸ਼ਾ । ਬਦਨ-ਮੂੰਹ । ਪਰਵਾਨੀ-ਪ੍ਰਤੱਖ ।੧।ਰਹਾਉ।

ਘਟਾ ਘਟ-ਹਰੇਕ ਘਟ ਵਿਚ । ਲੀਪ-ਮਾਇਆ ਦਾ ਲੇਪ, ਮਾਇਆ ਦਾ ਅਸਰ । ਛੀਪੈ-(Skt. ਖੇਪ painting, besmearing) ਲੇਪ, ਦਾਗ । ਜਾਤੁ-(ਨੋਟ:- ਇਸ ਲਫਜ਼ ਦਾ ਜੋੜ ਗੁਰੂ ਨਾਲ ਤੱਕੋ, ਅਖੀਰ ਤੇ () ਹੈ । ਜਿਸ ਲਫਜ਼ 'ਜਾਤਿ' ਦਾ ਅਰਥ ਹੈ 'ਕੁਲ', ਉਸ ਦੇ ਅਖੀਰ ਵਿਚ (f) ਹੈ । ਸੋ, ਲਫਜ਼ 'ਜਾਤੁ' ਤੇ 'ਜਾਤਿ' ਇੱਕੋ ਚੀਜ਼ ਨਹੀਂ ।) (Skt. ਜਾਤੁ-at all, ever, at any time, possibly. ਨ ਜਾਤੁ-not at all, never, not at any time) ਕਦੇ ਭੀ, ਕਿਸੇ ਵਕਤ । ਨ ਜਾਤੁ-ਕਦੇ ਭੀ ਨਹੀਂ ।੧।

ਬੀਠਲੁ-ਜੋ ਮਾਇਆ ਦੇ ਪ੍ਰਭਾਵ ਤੋਂ ਦੂਰ ਪਰੇ ਹੈ (ਵੇਖੋ ਮਲਾਰ ਨਾਮਦੇਵ ਜੀ ਸ਼ਬਦ ਨੰ: ੧) ।

ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ, ਪਰ ਨਿਰਲੇਪ ਭੀ ਹੈ ।

ਅਰਥ:- ਸੁੱਧ-ਸਰੂਪ ਪਰਮਾਤਮਾ ਐਸਾ ਹੈ ਕਿ ਉਹ ਹਰੇਕ ਜੀਵ ਦੇ ਅੰਦਰ ਬੈਠਾ ਹੋਇਆ ਹੈ (ਪਰ ਹਰੇਕ ਦੇ ਅੰਦਰ ਵੱਸਦਾ ਭੀ ਇਉਂ) ਪ੍ਰਤੱਖ (ਨਿਰਲੇਪ ਰਹਿੰਦਾ ਹੈ) ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਮੂੰਹ ।੧।ਰਹਾਉ।

ਉਹ ਸੁੱਧ-ਸਰੂਪ ਹਰੇਕ ਘਟ ਵਿਚ ਵੱਸਦਾ ਹੈ, ਪਰ ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਸ ਨੂੰ ਮਾਇਆ ਦਾ ਦਾਗ ਨਹੀਂ ਲੱਗਦਾ, ਉਹ (ਸਦਾ ਮਾਇਆ ਦੇ) ਬੰਧਨਾਂ ਤੋਂ ਨਿਰਾਲਾ ਹੈ, ਕਦੇ ਭੀ ਉਹ (ਬੰਧਨਾਂ

ਵਿਚ ਫਸਿਆ) ਨਹੀਂ ਦਿੱਸਦਾ ।੧।

ਤੁਸੀ ਜਿਵੇਂ ਪਾਣੀ ਵਿਚ (ਆਪਣਾ) ਮੂੰਹ ਵੇਖਦੇ ਹੋ, (ਮੂੰਹ ਪਾਣੀ ਵਿਚ ਟਿਕਿਆ ਦਿੱਸਦਾ ਹੈ, ਪਰ ਉਸ ਉੱਤੇ ਪਾਣੀ ਦਾ ਕੋਈ ਅਸਰ ਨਹੀਂ ਹੁੰਦਾ), ਇਸੇ ਤਰ੍ਹਾਂ ਹੈ ਨਾਮੇ ਦਾ ਮਾਲਕ (ਜਿਸ ਨੂੰ ਨਾਮਾ) ਬੀਠਲ (ਆਖਦਾ) ਹੈ ।੨।੧।

ਨੋਟ:- ਇਸ ਸ਼ਬਦ ਵਿਚ ਨਾਮਦੇਵ ਜੀ ਪਰਮਾਤਮਾ ਦੇ ਸਿਰਫ਼ ਇਸ ਗੁਣ ਉੱਤੇ ਜ਼ੋਰ ਦੇ ਰਹੇ ਹਨ ਕਿ ਉਹ ਹਰੇਕ ਜੀਵ ਦੇ ਅੰਦਰ ਵੱਸਦਾ ਹੋਇਆ ਭੀ ਮਾਇਆ ਦੇ ਬੰਧਨਾਂ ਵਿਚ ਕਦੇ ਨਹੀਂ ਫਸਿਆ । ਅਖ਼ੀਰ ਤੇ ਆਖਦੇ ਹਨ ਕਿ ਮੈਂ ਤਾਂ ਅਜਿਹੇ ‘ਰਾਮ’ ਨੂੰ ਹੀ ‘ਬੀਠਲ’ ਆਖਦਾ ਹਾਂ ।

ਦੱਖਣ ਵਿਚ ਲੋਕ ਕਿਸੇ ਮੰਦਰ ਵਿਚ ਟਿਕਾਏ ਬੀਠਲ ਨੂੰ ਪੂਜਦੇ ਹੋਣਗੇ, ਜਿਸ ਨੂੰ ਉਹ ਇੱਟ ਤੇ ਬੈਠਾ ਵਿਸ਼ਨੂੰ ਜਾਂ ਕ੍ਰਿਸ਼ਨ ਸਮਝਦੇ ਹਨ । ਪਰ ਹਰੇਕ ਕਵੀ ਨੂੰ ਅਧਿਕਾਰ ਹੈ ਕਿ ਉਹ ਨਵੇਂ ਅਰਥ ਵਿਚ ਭੀ ਲਫਜ਼ ਵਰਤ ਲਏ, ਜਿਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਲਫਜ਼ ‘ਭਗੋਤੀ’ ਨੂੰ ਅਕਾਲ ਪੁਰਖ ਦੇ ਅਰਥ ਵਿਚ ਵਰਤਿਆ ਹੈ । ਨਾਮਦੇਵ ਜੀ ਇਸ ਸ਼ਬਦ ਵਿਚ ਲਫਜ਼ ‘ਬੀਠਲ’ ਦਾ ਅਰਥ “ਇੱਟ ਤੇ ਬੈਠਾ ਕ੍ਰਿਸ਼ਨ” ਨਹੀਂ ਕਰਦੇ, ਉਹਨਾਂ ਦਾ ਭਾਵ ਹੈ “ਉਹ ਪ੍ਰਭੂ ਜੋ ਮਾਇਆ ਦੇ ਪ੍ਰਭਾਵ ਤੋਂ ਦੂਰ ਪਰੇ ਹੈ” । ਦੂਜੀ ਸਵਾਦਲੀ ਗੱਲ ਇਹ ਹੈ ਕਿ ਲਫਜ਼ ‘ਰਾਮ’ ਤੇ ‘ਬੀਠਲ’ ਨੂੰ ਇਕੋ ਭਾਵ ਵਿਚ ਵਰਤਦੇ ਹਨ; ਜੇ ਕ੍ਰਿਸ਼ਨ ਜੀ ਦੀ ਕਿਸੇ ਬੀਠਲ-ਮੂਰਤੀ ਦੇ ਪੂਜਾਰੀ ਹੁੰਦੇ ਤਾਂ ਉਸ ਨੂੰ ‘ਰਾਮ’ ਨਾ ਆਖਦੇ । ਜਿਸ ਨੂੰ ‘ਰਹਾਉ’ ਦੀ ਤੁਕ ਵਿਚ “ਰਾਮ ਰਾਇ” ਆਖਿਆ ਹੈ, ਉਸੇ ਨੂੰ ਅਖ਼ੀਰਲੇ ਬੰਦ ਵਿਚ ‘ਬੀਠਲ’ ਆਖਦੇ ਹਨ । ਅਜੇ ਭੀ ਵਕਤ ਹੈ ਕਿ ਅਸੀ ਸੁਆਰਥੀ ਲੋਕਾਂ ਦੀਆਂ ਚਾਲਾਂ ਸਮਝੀਏ, ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਸਮਝਣ ਵਿਡ ਟਪਲੇ ਨਾ ਖਾਈਏ ।

ਰਾਗੁ ਕਲਿਆਨ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਰਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥ ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥ ਉਸਤਤਿ ਕਰਹਿ ਤੁਮਰੀ ਜਨ ਮਾਧੋ ਗੁਨ ਗਾਵਹਿ ਹਰਿ ਰਾਇਆ ॥ ਤੁਮ੍ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥ ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥ {ਪੰਨਾ 1319}

ਪਦ ਅਰਥ:- ਰਮ—ਸਰਬ-ਵਿਆਪਕ । ਰਾਮੈ ਅੰਤੁ—ਪਰਮਾਤਮਾ (ਦੀ ਹਸਤੀ) ਦਾ ਅੰਤ । ਹਮ—ਅਸੀ ਜੀਵ । ਪ੍ਰਤਿਪਾਰੇ—ਪਾਲੇ ਹੋਏ । ਬਡ—ਵੱਡਾ । ਮਾਇਆ—ਮਾਂ ।੧। ਰਹਾਉ ।

ਅਸੰਖ—(ਸੰਖਿਆ—ਗਿਣਤੀ) ਅਣਗਿਣਤ । ਅਗਮ—ਅਪਹੁੰਚ । ਹਰਿ—ਹਨ (ਬਹੁ-ਵਚਨ) । ਰਾਇਆ—ਰਾਜਾ, ਪਾਤਿਸ਼ਾਹ । ਸੁਰਤਿ—ਸੋਚ, ਵਿਚਾਰ । ਬਹੁ—ਬਹੁਤ । ਪਾਯਾ—ਪਾਈ, ਪਾ ਕੇ ।੧।

ਸਦ—ਸਦਾ । ਗਾਵਹਿ—ਗਾਂਦੇ ਹਨ (ਬਹੁ-ਵਚਨ) । ਗੁਣ ਗੋਬਿਦ ਅੰਤੁ—ਗੋਬਿੰਦ ਦੇ ਗੁਣਾਂ ਦਾ ਅੰਤ । ਅਮਿਤਿ—(ਮਿਤਿ—ਮਰਯਾਦਾ, ਹੱਦ-ਬੰਦੀ) ਜਿਸ ਦੀ ਹਸਤੀ ਦਾ ਅੰਦਾਜ਼ਾ ਨਾਹ ਲਾਇਆ ਜਾ ਸਕੇ । ਅਪਰੰਪਰ—ਪਰੇ ਤੋਂ ਪਰੇ । ਬਹੁ ਜਪੀਐ—(ਤੇਰਾ ਨਾਮ) ਬਹੁਤ ਜਪਿਆ ਜਾਂਦਾ ਹੈ । ਥਾਹ—ਫੁੰਘਾਈ ।੨।

ਉਸਤਤਿ—ਵਡਿਆਈ, ਸਿਫਤਿ—ਸਾਲਾਹ । ਕਰਹਿ—ਕਰਦੇ ਹਨ (ਬਹੁ—ਵਚਨ) । ਮਾਧੋ—(ਮਾਧਵ । ਮਾਇਆ ਦਾ ਧਵ । ਧਵ—ਪਤੀ) ਹੇ ਮਾਇਆ ਦੇ ਪਤੀ ਪ੍ਰਭੂ! ਹਰਿ ਰਾਇਆ—ਹੇ ਪ੍ਰਭੂ ਪਾਤਿਸ਼ਾਹ! ਜਲ ਨਿਧਿ—ਪਾਣੀ ਦਾ ਖਜ਼ਾਨਾ, ਸਮੁੰਦਰ । ਮੀਨੇ—ਮੱਛੀਆਂ । ਕਤਹੂ—ਕਿਤੇ ਭੀ । ੩।

ਕਉ—ਨੂੰ, ਉੱਤੇ । ਮਧ ਸੂਦਨ—(‘ਮਧੁ’ ਰਾਖਸ਼ ਨੂੰ ਮਾਰਨ ਵਾਲਾ) ਹੇ ਪਰਮਾਤਮਾ! ਜਪਾਇਆ—ਜਪਣ ਲਈ । ਅੰਧੁਲੇ—ਅੰਨ੍ਹੇ ਵਾਸਤੇ । ਟੇਕ—ਸਹਾਰਾ । ਗੁਰਮੁਖਿ—ਗੁਰੂ ਦੇ ਸਨਮੁਖ ਹੋਇਆਂ । ੪।

ਅਰਥ:— ਹੇ ਭਾਈ! ਸਰਬ-ਵਿਆਪਕ ਪਰਮਾਤਮਾ (ਦੇ ਗੁਣਾਂ) ਦਾ ਅੰਤ (ਕਿਸੇ ਜੀਵ ਪਾਸੋਂ) ਨਹੀਂ ਪਾਇਆ ਜਾ ਸਕਦਾ । ਹੇ ਪ੍ਰਭੂ! ਅਸੀਂ ਜੀਵ ਤੇਰੇ ਬੱਚੇ ਹਾਂ, ਤੇਰੇ ਪਾਲੇ ਹੋਏ ਹਾਂ, ਤੂੰ ਸਭ ਤੋਂ ਵੱਡਾ ਪੁਰਖ ਹੈਂ, ਤੂੰ ਸਾਡਾ ਪਿਤਾ ਹੈਂ, ਤੂੰ ਹੀ ਸਾਡੀ ਮਾਂ ਹੈਂ । ੧। ਰਹਾਉ।

ਹੇ ਭਾਈ! ਪ੍ਰਭੂ-ਪਾਤਿਸ਼ਾਹ ਦੇ ਨਾਮ ਅਣਗਿਣਤ ਹਨ (ਪ੍ਰਭੂ ਦੇ ਨਾਮਾਂ ਦੀ ਗਿਣਤੀ ਤਕ) ਪਹੁੰਚ ਨਹੀਂ ਹੋ ਸਕਦੀ, ਕਦੇ ਭੀ ਪਹੁੰਚ ਨਹੀਂ ਹੋ ਸਕਦੀ । ਹੇ ਭਾਈ! ਅਨੇਕਾਂ ਗੁਣਵਾਨ ਮਨੁੱਖ ਅਨੇਕਾਂ ਵਿਚਾਰਵਾਨ ਮਨੁੱਖ ਬਹੁਤ ਸੋਚ-ਵਿਚਾਰ ਕਰਦੇ ਆਏ ਹਨ, ਪਰ ਕੋਈ ਭੀ ਮਨੁੱਖ ਪਰਮਾਤਮਾ ਦੀ ਵਡਿਆਈ ਦਾ ਰਤਾ ਭਰ ਭੀ ਮੁੱਲ ਨਹੀਂ ਪਾ ਸਕਿਆ । ੧।

ਹੇ ਭਾਈ! (ਅਨੇਕਾਂ ਹੀ ਜੀਵ) ਪਰਮਾਤਮਾ ਦੇ ਗੁਣ ਸਦਾ ਗਾਂਦੇ ਹਨ, ਪਰ ਪਰਮਾਤਮਾ ਦੇ ਗੁਣਾਂ ਦਾ ਅੰਤ ਕਿਸੇ ਨੇ ਭੀ ਨਹੀਂ ਲੱਭਾ । ਹੇ ਪ੍ਰਭੂ! ਤੇਰੀ ਹਸਤੀ ਨੂੰ ਮਿਣਿਆ ਨਹੀਂ ਜਾ ਸਕਦਾ, ਤੇਰੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ । ਹੇ ਮਾਲਕ-ਪ੍ਰਭੂ! ਤੂੰ ਪਰੇ ਤੋਂ ਪਰੇ ਹੈਂ । ਤੇਰਾ ਨਾਮ ਬਹੁਤ ਜਪਿਆ ਜਾ ਰਿਹਾ ਹੈ, (ਪਰ ਤੂੰ ਇਕ ਐਸਾ ਸਮੁੰਦਰ ਹੈਂ ਕਿ ਉਸ ਦੀ) ਡੂੰਘਾਈ ਨਹੀਂ ਲੱਭੀ ਜਾ ਸਕਦੀ । ੨।

ਹੇ ਮਾਇਆ ਦੇ ਪਤੀ ਪ੍ਰਭੂ! ਹੇ ਪ੍ਰਭੂ-ਪਾਤਿਸ਼ਾਹ! ਤੇਰੇ ਸੇਵਕ ਤੇਰੀ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ, ਤੇਰੇ ਗੁਣ ਗਾਂਦੇ ਰਹਿੰਦੇ ਹਨ । ਹੇ ਪ੍ਰਭੂ! ਤੂੰ (ਮਾਨੋ, ਇਕ) ਸਮੁੰਦਰ ਹੈਂ, ਅਸੀਂ ਜੀਵ ਤੇਰੀਆਂ ਮੱਛੀਆਂ ਹਾਂ (ਮੱਛੀ ਨਦੀ ਵਿਚ ਤਾਰੀਆਂ ਤਾਂ ਲਾਂਦੀ ਹੈ, ਪਰ ਨਦੀ ਦੀ ਹਸਤੀ ਦਾ ਅੰਦਾਜ਼ਾ ਨਹੀਂ ਲਾ ਸਕਦੀ) । ਹੇ ਪ੍ਰਭੂ! ਕਿਤੇ ਭੀ ਕੋਈ ਜੀਵ ਤੇਰੀ ਹਸਤੀ ਦਾ ਅੰਤ ਨਹੀਂ ਪਾ ਸਕਿਆ । ੩।

ਹੇ ਦੈਂਤ-ਦਮਨ ਪ੍ਰਭੂ! (ਆਪਣੇ) ਸੇਵਕ (ਨਾਨਕ) ਉੱਤੇ ਮਿਹਰ ਕਰ । ਹੇ ਹਰੀ! (ਮੈਂਨੂੰ ਆਪਣਾ) ਨਾਮ ਦੇਹ (ਮੈਂ ਨਿਤ) ਜਪਦਾ ਰਹਾਂ । ਮੈਂ ਮੂਰਖ ਵਾਸਤੇ ਮੈਂ ਅੰਨ੍ਹੇ ਵਾਸਤੇ (ਤੇਰਾ) ਨਾਮ ਸਹਾਰਾ ਹੈ । ਹੇ ਦਾਸ ਨਾਨਕ! (ਆਖ—) ਗੁਰੂ ਦੀ ਸਰਨ ਪਿਆਂ ਹੀ (ਪਰਮਾਤਮਾ ਦਾ ਨਾਮ) ਪ੍ਰਾਪਤ ਹੁੰਦਾ ਹੈ । ੪। ੧।

ਕਲਿਆਨੁ ਮਹਲਾ ੪ ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥ ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛਹਿ ਜਲਿਆ ॥੨॥ ਜਨ ਕੇ ਤੁਮ੍ ਹਰਿ ਰਾਖੇ ਸੁਆਮੀ ਤੁਮ੍ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰੁਸਿਆ ॥ ਹਰਿ ਜਨ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥ {ਪੰਨਾ 1319}

ਪਦ ਅਰਥ:- ਹਰਿ ਜਨੁ—ਪਰਮਾਤਮਾ ਦਾ ਭਗਤ (ਇਕ-ਵਚਨ) । ਹਸਿਆ—ਖਿੜਿਆ ਰਹਿੰਦਾ ਹੈ, ਪ੍ਰਸੰਨ-ਚਿੱਤ ਰਹਿੰਦਾ ਹੈ । ਬਨੀ—ਫਬਦੀ ਹੈ, ਪਿਆਰੀ ਲੱਗਦੀ ਹੈ । ਧੁਰਿ—ਧੁਰ ਤੋਂ, ਧੁਰ ਦਰਗਾਹ ਤੋਂ, ਪਹਿਲਾਂ ਤੋਂ ਹੀ । ਮਸਤਕਿ—ਮੱਥੇ ਉੱਤੇ । ਪ੍ਰਭਿ—ਪ੍ਰਭੂ ਨੇ ।੧। ਰਹਾਉ ।

ਪਗ—ਪੈਰ, ਚਰਨ (ਬਹੁ-ਵਚਨ) । ਸਿਮਰਉ—ਸਿਮਰਉਂ, ਮੈਂ ਸਿਮਰਦਾ ਹਾਂ । ਮਨਿ—ਮਨ ਵਿਚ । ਕੀਰਤਿ—ਸਿਫਤਿ-ਸਾਲਾਹ । ਜਗਿ—ਜਗਤ ਵਿਚ । ਸਾਰੀ—ਸ੍ਰੇਸ਼ਟ । ਘਸਿ—ਘਸ ਕੇ, ਰਗੜ ਖਾ ਕੇ (ਸੁਗੰਧੀ ਦੇਂਦਾ ਹੈ) । ਜਸੁ—ਸਿਫਤਿ-ਸਾਲਾਹ । ਘਸਿਆ—(ਮਨੁੱਖ ਦੇ ਹਿਰਦੇ ਵਿਚ) ਰਗੜ ਖਾਂਦਾ ਹੈ (ਤੇ, ਨਾਮ ਦੀ ਸੁਗੰਧੀ ਖਿਲਾਰਦਾ ਹੈ) ।੧।

ਹਰਿ ਜਨ—ਪਰਮਾਤਮਾ ਦੇ ਭਗਤ (ਬਹੁ-ਵਚਨ) । ਲਿਵ ਲਾਈ—ਸੁਰਤਿ ਜੋੜੀ । ਸਭਿ—ਸਾਰੇ । ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ । ਖੋਜਿ ਪਇਆ—ਖਹਿੜੇ ਪੈ ਜਾਂਦੇ ਹਨ, ਨਿੰਦਾ-ਈਰਖਾ ਕਰਦੇ ਹਨ । ਕਿਰਤ—ਕੀਤੇ ਹੋਏ ਕੰਮ । ਕਿਰਤ ਸੰਜੋਗਿ—ਪਿਛਲੇ ਕੀਤੇ ਕਰਮਾਂ ਦੇ ਸੰਜੋਗ ਨਾਲ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ । ਚਲਿਓ—ਜੀਵਨ-ਤੌਰ ਤੁਰਦਾ ਹੈ । ਪਗੁ—ਪੈਰ । ਨਾਗਨਿ—ਸਪਣੀ, (ਮਾਇਆ) ਸਪਣੀ । ਜਲਿਆ—ਸੜ ਗਿਆ ।੨।

ਸੁਆਮੀ—ਹੇ ਸੁਆਮੀ! ਜੁਗਿ ਜੁਗਿ—ਹਰੇਕ ਜੁਗ ਵਿਚ, ਸਦਾ ਹੀ । ਕਹਾ ਭਇਆ—ਕੀਹ ਹੋਇਆ? ਕੁਝ ਨਾਹ ਵਿਗਾੜ ਸਕਿਆ । ਦੈਤਿ—ਦੈਂਤ ਨੇ । ਬਖੀਲੀ—ਈਰਖਾ । ਝਰਿ ਪਰਿਆ—ਝੜ ਪਿਆ, ਡਿੱਗ ਪਿਆ, ਆਤਮਕ ਮੌਤੇ ਮਰ ਗਿਆ ।੩।

ਜੇਤੇ—ਜਿਤਨੇ ਭੀ । ਪ੍ਰਭਿ—ਪ੍ਰਭੂ ਨੇ । ਸਭਿ—ਸਾਰੇ । ਕਾਲੈ ਮੁਖਿ—ਕਾਲ ਦੇ ਮੂੰਹ ਵਿਚ । ਗੁਸਿਆ—ਫੜਿਆ ਗਿਆ, ਫਸੇ ਹੋਏ ਹਨ । ਰਾਖੇ—ਰੱਖਿਆ ਕੀਤੀ ।੪।

ਅਰਥ:- ਹੇ ਭਾਈ! ਪਰਮਾਤਮਾ ਦਾ ਭਗਤ ਪਰਮਾਤਮਾ ਦੇ ਗੁਣ ਗਾਂਦਿਆਂ ਪ੍ਰਸੰਨ-ਚਿੱਤ ਰਹਿੰਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਉਸ ਨੂੰ ਪਿਆਰੀ ਲੱਗਦੀ ਹੈ । ਪ੍ਰਭੂ ਨੇ (ਹੀ) ਧੁਰ ਦਰਗਾਹ ਤੋਂ ਉਸ ਦੇ ਮੱਥੇ ਉੱਤੇ ਇਹ ਲੇਖ ਲਿਖਿਆ ਹੁੰਦਾ ਹੈ ।੧। ਰਹਾਉ ।

ਹੇ ਭਾਈ! ਮੈਂ ਦਿਨ ਰਾਤ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਮੇਰੇ ਮਨ ਵਿਚ ਆ ਵੱਸਿਆ ਹੈ । ਹੇ ਭਾਈ! ਪਰਮਾਤਮਾ ਦੀ ਸਿਫਤਿ-ਸਾਲਾਹ ਜਗਤ ਵਿਚ (ਸਭ ਤੋਂ) ਸ੍ਰੇਸ਼ਟ (ਪਦਾਰਥ) ਹੈ, (ਜਿਵੇਂ) ਚੰਦਨ ਰਗੜ ਖਾ ਕੇ (ਸੁਗੰਧੀ ਦੇਂਦਾ ਹੈ, ਤਿਵੇਂ ਪਰਮਾਤਮਾ ਦਾ) ਜਸ (ਮਨੁੱਖ ਦੇ ਹਿਰਦੇ ਨਾਲ) ਰਗੜ ਖਾਂਦਾ ਹੈ (ਤੇ, ਨਾਮ ਦੀ ਸੁਗੰਧੀ ਖਿਲਾਰਦਾ ਹੈ) ।੧।

ਹੇ ਭਾਈ! ਪਰਮਾਤਮਾ ਦੇ ਭਗਤ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦੇ ਹਨ, ਪਰ ਪਰਮਾਤਮਾ ਤੋਂ ਟੁੱਟੇ ਹੋਏ ਸਾਰੇ ਮਨੁੱਖ ਉਹਨਾਂ ਨਾਲ ਈਰਖਾ ਕਰਦੇ ਹਨ । (ਪਰ ਸਾਕਤ ਮਨੁੱਖ ਦੇ ਭੀ ਕੀਹ ਵੱਸ?) ਜਿਵੇਂ ਜਿਵੇਂ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ ਨਿੰਦਕ ਮਨੁੱਖ (ਨਿੰਦਾ ਵਾਲੀ) ਜੀਵਨ ਤੌਰ ਤੁਰਦਾ ਹੈ (ਤਿਉਂ ਤਿਉਂ ਉਸ ਦਾ ਆਤਮਕ ਜੀਵਨ ਈਰਖਾ ਦੀ ਅੱਗ ਨਾਲ) ਫੁਹ ਕੇ ਸੜਦਾ ਜਾਂਦਾ ਹੈ (ਜਿਵੇਂ ਕਿਸੇ ਮਨੁੱਖ ਦਾ) ਪੈਰ ਸਪਣੀ ਨਾਲ ਫੁਹ ਕੇ (ਸਪਣੀ ਦੇ ਡੰਗ ਮਾਰਨ ਤੇ ਉਸ ਦੀ) ਮੌਤ ਹੋ ਜਾਂਦੀ ਹੈ ।੨।

ਹੇ (ਮੇਰੇ) ਮਾਲਕ-ਪ੍ਰਭੂ! ਆਪਣੇ ਭਗਤਾਂ ਦੇ ਤੁਸੀ ਆਪ ਰਾਖੇ ਹੋ, ਹਰੇਕ ਜੁਗ ਵਿਚ ਤੁਸੀ (ਆਪਣੇ ਭਗਤਾਂ ਦੀ) ਰੱਖਿਆ ਕਰਦੇ ਆਏ ਹੋ । (ਹਰਨਾਖਸ) ਦੈਂਤ ਨੇ (ਭਗਤ ਪ੍ਰਹਿਲਾਦ ਨਾਲ) ਈਰਖਾ ਕੀਤੀ, ਪਰ (ਉਹ ਦੈਂਤ ਭਗਤ ਦਾ) ਕੁਝ ਵਿਗਾੜ ਨਾਹ ਸਕਿਆ । ਉਹ ਸਾਰੀ (ਦੈਂਤ-ਸਭਾ ਹੀ) ਈਰਖਾ ਕਰ ਕਰ ਕੇ ਆਪਣੀ

ਆਤਮਕ ਮੌਤ ਸਹੇੜਦੀ ਗਈ ।੩।

ਹੇ ਭਾਈ! ਜਿਤਨੇ ਭੀ ਜੀਅ-ਜੰਤ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਇਹ ਸਾਰੇ ਹੀ (ਪਰਮਾਤਮਾ ਤੋਂ ਵਿਛੁੜ ਕੇ) ਆਤਮਕ ਮੌਤ ਦੇ ਮੂੰਹ ਵਿਚ ਫਸੇ ਰਹਿੰਦੇ ਹਨ । ਹੇ ਦਾਸ ਨਾਨਕ! ਆਪਣੇ ਭਗਤਾਂ ਦੀ ਪ੍ਰਭੂ ਨੇ ਸਦਾ ਹੀ ਆਪ ਰੱਖਿਆ ਕੀਤੀ ਹੈ, ਭਗਤ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ ।੪।੨।

ਕਲਿਆਨ ਮਹਲਾ ੪ ॥ ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ
ਕਿਲਬਿਖ ਦੁਖ ਲਾਥੇ ॥੧॥ ਰਹਾਉ ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ਬਾਰ
ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ ਹਮ ਬਹੁ ਪ੍ਰੀਤਿ ਲਗੀ ਪ੍ਰਭ
ਸੁਆਮੀ ਹਮ ਲੋਚਹੁ ਪ੍ਰਭੁ ਦਿਖਨਥੇ ॥ ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ
ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ
ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥ {ਪੰਨਾ 1320}

ਪਦ ਅਰਥ:- ਮਨ—ਹੇ ਮਨ! ਜਪੁ ਜਗੰਨਾਥੇ—ਜਗਤ ਦੇ ਨਾਥ (ਦੇ ਨਾਮ) ਦਾ ਜਾਪ । ਜਪਿ—ਜਪਿਆ ਕਰ
। ਉਪਦੇਸਿ—ਉਪਦੇਸ਼ ਦੀ ਰਾਹੀਂ । ਸਭਿ—ਸਾਰੇ । ਕਿਲਬਿਖ—ਪਾਪ । ਦੁਖ—(ਸਾਰੇ) ਦੁੱਖ ।੧।ਰਹਾਉ।

ਰਸਨਾ—ਜੀਭ । ਜਸੁ—ਗੁਣ, ਸਿਫਤਿ—ਸਾਲਾਹ । ਕੀਜੈ—ਬਣਾ ਦੇਹ । ਬਹੁ ਰਸੁਨਥੇ—ਬਹੁਤੀਆਂ ਰਸਨਾ ਦੇ
ਨਾਥ, ਬਹੁਤੀਆਂ ਜੀਭਾਂ ਵਾਲੇ । ਬਾਰ ਬਾਰ—ਮੁੜ ਮੁੜ । ਸਭਿ—ਸਾਰੇ (ਜੀਵ) । ਗਾਵਹਿ—ਗਾਂਦੇ ਹਨ
(ਬਹੁ-ਵਚਨ) । ਪ੍ਰਭ—ਹੇ ਪ੍ਰਭੂ! ਤੁਮਨਥੇ—ਤੇਰੇ ।੧।

ਹਮ ਲੋਚਹੁ—ਅਸੀ ਤਾਂਘ ਕਰਦੇ ਹਾਂ । ਦਿਖਨਥੇ—ਵੇਖਣ ਲਈ । ਜੀਅ ਕੇ ਦਾਤੇ—ਜਿੰਦ ਦੇ ਦਾਤੇ । ਜੀਅਨ
ਕੇ ਦਾਤੇ—ਸਾਰੇ ਜੀਵਾਂ ਦੇ ਦਾਤੇ । ਬਿਰਥੇ—(ਕਥਾ) ਦਿਲ ਦੀ ਪੀੜ ।੨।

ਮਾਰਗੁ—ਰਸਤਾ । ਪੰਥੁ—ਰਸਤਾ । ਤਿਨ ਕਉ—ਉਹਨਾਂ (ਸੰਤ ਜਨਾਂ) ਨੂੰ । ਕਿਆ ਦਿਨਥੇ—ਕੀਹ ਦਿੱਤਾ
ਜਾਏ? ਅਰਪਉ—ਅਰਪਉਂ, ਮੈਂ ਭੇਟਾ ਕਰ ਦਿਆਂ । ਅਰਪਿ—ਭੇਟਾ ਕਰ ਕੇ । ਅਰਾਪਉ—ਅਰਾਪਉਂ,
ਅਰਪਉਂ, ਮੈਂ ਭੇਟ ਕਰ ਦਿਆਂ । ਪ੍ਰਭ ਮਿਲਥੇ—ਪ੍ਰਭੂ ਨੂੰ ਮਿਲਿਆ ਹੋਇਆ ।੩।

ਤੁਛ—ਬਹੁਤ ਥੋੜ੍ਹਾ । ਕਰਿ—ਕਰ ਕੇ । ਹਮ ਬਰਨਥੇ—ਅਸੀ ਜੀਵ ਬਿਆਨ ਕਰਦੇ ਹਾਂ । ਵਸਗਤਿ—ਵੱਸ
ਵਿਚ । ਪ੍ਰਭ—ਹੇ ਪ੍ਰਭੂ! ਸਮਰਥੇ—ਸਭ ਤਾਕਤਾਂ ਦਾ ਮਾਲਕ ।੪।

ਅਰਥ:- ਹੇ ਮੇਰੇ ਮਨ! ਜਗਤ ਦੇ ਨਾਥ (ਦੇ ਨਾਮ) ਦਾ ਜਾਪ ਜਪਿਆ ਕਰ । (ਜਿਸ ਮਨੁੱਖ ਨੇ) ਗੁਰੂ ਦੇ
ਉਪਦੇਸ਼ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਿਆ, ਉਸ ਦੇ ਸਾਰੇ ਪਾਪ ਸਾਰੇ ਦੁੱਖ ਦੂਰ ਹੋ ਗਏ
।੧।ਰਹਾਉ।

ਹੇ ਪ੍ਰਭੂ! (ਮਨੁੱਖ ਦੀ) ਇੱਕ ਜੀਭ (ਤੇਰਾ) ਜਸ (ਪੂਰੇ ਤੌਰ ਤੇ) ਗਾ ਨਹੀਂ ਸਕਦੀ, (ਇਸ ਨੂੰ) ਬਹੁਤ ਜੀਭਾਂ
ਵਾਲਾ ਬਣਾ ਦੇਹ । ਹੇ ਪ੍ਰਭੂ! ਸਾਰੇ ਜੀਵ ਮੁੜ ਮੁੜ ਹਰੇਕ ਪਲ ਤੇਰੇ ਗੁਣ ਗਾਂਦੇ ਹਨ, ਪਰ ਤੇਰੇ (ਸਾਰੇ) ਗੁਣ
ਬਿਆਨ ਨਹੀਂ ਕਰ ਸਕਦੇ ।੧।

ਹੇ ਮੇਰੇ ਮਾਲਕ ਪ੍ਰਭੂ! ਮੇਰੇ ਅੰਦਰ ਤੇਰੀ ਬਹੁਤ ਪ੍ਰੀਤ ਪੈਦਾ ਹੋ ਚੁਕੀ ਹੈ; ਮੈਂ ਤੈਨੂੰ ਦੇਖਣ ਲਈ ਤਾਂਘ ਕਰ ਰਿਹਾ

ਹਾਂ । ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਜਿੰਦ ਦੇਣ ਵਾਲਾ ਹੈਂ, ਤੂੰ ਹੀ ਅਸਾਂ ਜੀਵਾਂ ਦੇ ਦਿਲ ਦੀ ਪੀੜ ਜਾਣਦਾ ਹੈਂ ।੨।

ਹੇ ਭਾਈ! ਜੇ ਕੋਈ (ਸੰਤ ਜਨ ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਦੱਸ ਦੇਵੇ, ਤਾਂ ਅਜਿਹੇ (ਸੰਤ) ਜਨਾਂ ਨੂੰ ਕੀਹ ਦੇਣਾ ਚਾਹੀਦਾ ਹੈ? ਜੇ ਪ੍ਰਭੂ ਨੂੰ ਮਿਲਿਆ ਹੋਇਆ ਕੋਈ ਪਿਆਰਾ ਮੈਨੂੰ ਪ੍ਰਭੂ ਨਾਲ ਮਿਲਾ ਦੇਵੇ ਤਾਂ ਮੈਂ ਤਾਂ ਆਪਣਾ ਸਾਰਾ ਤਨ ਸਾਰਾ ਮਨ ਸਦਾ ਲਈ ਭੇਟ ਕਰ ਦਿਆਂ ।੩।

ਹੇ ਭਾਈ! ਪਰਮਾਤਮਾ ਦੇ ਗੁਣ ਬਹੁਤ ਹੀ ਬੇਅੰਤ ਹਨ, ਬਹੁਤ ਬੇਅੰਤ ਹਨ, ਅਸੀਂ ਜੀਵ ਬਹੁਤੇ ਹੀ ਥੋੜੇ ਬਿਆਨ ਕਰਦੇ ਹਾਂ (ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) । ਹੇ ਦਾਸ ਨਾਨਕ ਦੇ ਸਮਰੱਥ ਪ੍ਰਭੂ! ਅਸਾਂ ਜੀਵਾਂ ਦੀ ਮਤਿ ਤੇਰੇ ਹੀ ਵੱਸ ਵਿਚ ਹੈ (ਜਿਤਨੀ ਮਤਿ ਤੂੰ ਦੇਂਦਾ ਹੈਂ ਉਤਨੀ ਹੀ ਤੇਰੀ ਸੋਭਾ ਅਸੀਂ ਬਿਆਨ ਕਰ ਸਕਦੇ ਹਾਂ) ।੪।੩।

ਕਲਿਆਨ ਮਹਲਾ ੪ ॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ ਸੇ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭੁ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭੁ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥ {ਪੰਨਾ 1320}

ਪਦ ਅਰਥ:- ਮਨ—ਹੇ ਮਨ! ਜਪਿ—ਜਪਿਆ ਕਰ । ਅਕਥ—ਅ-ਕੱਥ, ਜਿਸ ਦੇ ਸਾਰੇ ਗੁਣ ਬਿਆਨ ਨਾਹ ਕੀਤੇ ਜਾ ਸਕਣ । ਸੁਨਥਈ—ਸੁਣਿਆ ਜਾਂਦਾ ਹੈ । ਸਭੁ—ਸਾਰੇ ਦਾ ਸਾਰਾ । ਲਗਿ—ਲੱਗ ਕੇ । ਜਨ ਪੀਛੈ—ਭਗਤ ਦੇ ਪਿੱਛੇ । ਫਿਰਥਈ—ਤੁਰਿਆ ਫਿਰਦਾ ਹੈ ।੧। ਰਹਾਉ ।

ਧਿਆਵੈ—ਸਿਮਰਦਾ ਹੈ । ਜਿਸੁ ਮਥਈ—ਜਿਸ ਦੇ ਮੱਥੇ ਉੱਤੇ । ਜਹ—ਜਿੱਥੇ । ਮਾਗੈ—ਮੰਗਦਾ ਹੈ (ਇਕ-ਵਚਨ) । ਛੁਟੈ—ਸੁਰਖ਼ਰੂ ਹੁੰਦਾ ਹੈ । ਧਿਆਇਥਈ—ਧਿਆਇ, ਸਿਮਰ ਕੇ ।੧।

ਦੋਖ—ਐਬ, ਪਾਪ । ਜਨਮ ਜਨਮ ਕੇ—ਅਨੇਕਾਂ ਜਨਮਾਂ ਦੇ । ਲਗਥਈ—ਲੱਗਾ ਰਹਿੰਦਾ ਹੈ । ਗੁਰਿ—ਗੁਰੂ ਨੇ । ਹਰਿ ਜਲਿ—ਹਰੀ-ਨਾਮ-ਜਲ ਵਿਚ । ਨਾਵਾਏ—ਇਸ਼ਨਾਨ ਕਰਾਇਆ । ਕਿਲਬਿਖ—ਪਾਪ । ਗਥਈ—ਦੂਰ ਹੋ ਗਿਆ ।੨।

ਰਿਦ—ਹਿਰਦਾ । ਕੈ ਰਿਦ ਅੰਤਰਿ—ਦੇ ਹਿਰਦੇ ਵਿਚ । ਭਜਥਈ—ਭਜਦਾ ਹੈ, ਭਜਨ ਕਰਦਾ ਹੈ, ਸਿਮਰਦਾ ਹੈ । ਅਉਸਰੁ—ਮੌਕਾ । ਅੰਤੀ—ਅਖ਼ੀਰਲੀ । ਤਹ—ਉਥੇ । ਸਾਥਈ—ਸਾਥੀ (ਬਣ ਕੇ) ।੩।

ਗਾਵਹਿ—ਗਾਂਦੇ ਹਨ । ਹਰਿ ਹਰਿ—ਹੇ ਹਰੀ! ਜਗੰਨਥਈ—ਜਗੰਨਾਥ, ਜਗਤ ਦਾ ਨਾਥ । ਪ੍ਰਭੁ—ਹੇ ਪ੍ਰਭੂ! ਰਾਖੇ ਸੁਆਮੀ—ਹੇ ਰੱਖਿਆ ਕਰਨ ਵਾਲੇ ਸੁਆਮੀ! ਰਖੁ—ਰੱਖਿਆ ਕਰ । ਬੁਡਥਈ—ਭੁੱਖ ਰਿਹਾਂ ਨੂੰ ।੪।

ਅਰਥ:- ਹੇ ਮੇਰੇ ਮਨ! ਉਸ ਪਰਮਾਤਮਾ ਦੇ ਗੁਣ ਯਾਦ ਕਰਿਆ ਕਰ ਜੋ ਅਕੱਥ ਸੁਣਿਆ ਜਾ ਰਿਹਾ ਹੈ । ਧਰਮ ਅਰਥ ਕਾਮ ਮੋਖ—(ਇਹੀ ਹੈ) ਸਾਰਾ (ਮਨੁੱਖ ਦਾ ਨਿਸ਼ਾਨਾ, ਪਰ ਇਹਨਾਂ ਵਿਚੋਂ ਹਰੇਕ ਹੀ ਪਰਮਾਤਮਾ

ਦੇ) ਭਗਤ ਦੇ ਪਿੱਛੇ ਪਿੱਛੇ ਤੁਰਿਆ ਫਿਰਦਾ ਹੈ ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ ਵੱਡਾ ਭਾਗ (ਜਾਗ ਪੈਂਦਾ) ਹੈ, ਉਹ ਭਗਤ-ਜਨ ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ । ਜਿੱਥੇ (ਆਪਣੀ) ਦਰਗਾਹ ਵਿਚ ਪਰਮਾਤਮਾ (ਮਨੁੱਖ ਦੇ ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ, ਪਰਮਾਤਮਾ ਦਾ ਨਾਮ ਸਿਮਰ ਕੇ ਹੀ ਉੱਥੇ ਮਨੁੱਖ ਸੁਰਖਰੂ ਹੁੰਦਾ ਹੈ ।੧।

ਹੇ ਭਾਈ! ਅਸਾਂ ਜੀਵਾਂ ਦੇ (ਅੰਦਰ) ਅਨੇਕਾਂ ਜਨਮਾਂ ਦੇ ਐਬ ਇਕੱਠੇ ਹੋਏ ਪਏ ਹਨ, (ਸਾਡੇ ਅੰਦਰ) ਦੁੱਖ (ਟਿਕਿਆ ਰਹਿੰਦਾ ਹੈ), ਹਉਮੈ ਦੀ ਮੈਲ ਲੱਗੀ ਰਹਿੰਦੀ ਹੈ । (ਜਿਨ੍ਹਾਂ ਵਡਭਾਗੀਆਂ ਨੂੰ) ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ-ਜਲ ਵਿਚ ਇਸ਼ਨਾਨ ਕਰਾ ਦਿੱਤਾ, (ਉਹਨਾਂ ਦੇ ਅੰਦਰੋਂ) ਪਾਪਾਂ ਵਿਕਾਰਾਂ ਦੀ ਸਾਰੀ (ਮੈਲ) ਦੂਰ ਹੋ ਗਈ ।੨।

ਹੇ ਭਾਈ! ਭਗਤ ਜਨਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਵੱਸਿਆ ਰਹਿੰਦਾ ਹੈ, ਭਗਤ ਜਨਾਂ ਨੇ ਸਦਾ ਪਰਮਾਤਮਾ ਦਾ ਨਾਮ ਜਪਿਆ ਹੈ । ਜਿੱਥੇ ਅਖੀਰਲਾ ਵਕਤ ਆ ਬਣਦਾ ਹੈ, ਉਥੇ ਪਰਮਾਤਮਾ ਦਾ ਨਾਮ ਸਾਥੀ (ਬਣ ਕੇ) ਰਖਿਆ ਕਰਦਾ ਹੈ ।੩।

ਹੇ ਹਰੀ! (ਤੇਰੇ) ਭਗਤ ਤੇਰਾ ਜਸ (ਸਦਾ) ਗਾਂਦੇ ਰਹਿੰਦੇ ਹਨ । ਹੇ ਜਗਤ ਦੇ ਨਾਥ ਪ੍ਰਭੂ! (ਤੇਰੇ ਭਗਤਾਂ ਨੇ) ਸਦਾ ਤੇਰਾ ਨਾਮ ਜਪਿਆ ਹੈ । ਹੇ ਦਾਸ ਨਾਨਕ ਦੇ ਰਖਵਾਲੇ ਮਾਲਕ ਪ੍ਰਭੂ! ਅਸਾਂ ਪੱਥਰ (ਵਾਂਗ) ਡੁੱਬਦੇ ਜੀਵਾਂ ਦੀ ਰੱਖਿਆ ਕਰ ।੪।੪।

ਕਲਿਆਨ ਮਹਲਾ ੪ ॥ ਹਮਰੀ ਚਿਤਵਨੀ ਹਰਿ ਪ੍ਰਭੂ ਜਾਨੈ ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੂ
ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ ਅਉਰੁ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ
ਤੇ ਉਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥ ਜਾ
ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ
ਭਗਤਿ ਮੇਰਾ ਪ੍ਰਭੂ ਮਾਨੈ ॥੨॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ
ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ ਤੁਮ ਹਰਿ ਦਾਤੇ ਸਮਰਥ ਸੁਆਮੀ
ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ
ਹਰਿ ਚਰਾਨੈ ॥੪॥੫॥ {ਪੰਨਾ 1320}

ਪਦ ਅਰਥ:- ਚਿਤਵਨੀ—ਸੋਚ, ਭਾਵਨੀ । ਜਾਨੈ—ਜਾਣਦਾ ਹੈ (ਇਕ-ਵਚਨ) । ਅਉਰੁ ਕੋਈ—ਕੋਈ ਹੋਰ ਮਨੁੱਖ । ਕਹਿਆ—ਆਖਿਆ ਹੋਇਆ । ਇਕੁ ਤਿਲੁ—ਰਤਾ ਭਰ ਭੀ । ਮਾਨੈ—ਮੰਨਦਾ ।੧।ਰਹਾਉ।

ਤਿਆਗਿ—ਛੱਡ ਕੇ । ਅਚੁਤ—(ਅ-ਚੁਤ । ਅ-ਚਯੁਤ) ਅਥਿਨਾਸ਼ੀ । ਸਭ ਤੇ ਉਚ—ਸਭ ਤੋਂ ਉੱਚਾ । ਸੇਵਾ ਤੇ—ਸੇਵਾ-ਭਗਤੀ ਤੋਂ । ਕਾਲੁ-ਮੌਤ, ਆਤਮਕ ਮੌਤ । ਜੋਹਿ ਨ ਸਕੈ—ਤੱਕ ਨਹੀਂ ਸਕਦੀ । ਹਰਿ ਜਾਨੈ ਚਰਨੀ—ਜਨ-ਜਨ ਦੇ ਚਰਨਾਂ ਤੇ ।੧।

ਕਉ—ਨੂੰ । ਰਾਖਿ ਲੇਇ—ਰੱਖ ਲੈਂਦਾ ਹੈ । ਦੇਇ—ਦੇਂਦਾ ਹੈ । ਪੈ ਕਾਨੈ—ਕੰਨ ਵਿਚ, ਬੜੇ ਧਿਆਨ ਨਾਲ । ਅਪਰਿ ਨ ਸਾਕੈ—ਬਰਾਬਰੀ ਨਹੀਂ ਕਰ ਸਕਦਾ । ਮਾਨੈ—ਪਰਵਾਨ ਕਰਦਾ ਹੈ ।੨।

ਚੋਜ—ਕੌਤਕ ਤਮਾਸ਼ੇ । ਵਿਡਾਨ—ਅਸਚਰਜ । ਜਨ—ਹੇ ਜਨ! ਨਿਮਖ—(ਨਿਸੇਧ) ਅੱਖ ਝਮਕਣ ਜਿਤਨਾ

ਸਮਾ । ਤਾ ਤੇ—ਇਸ ਵਾਸਤੇ । ਰਿਦ ਸੁਧ—ਸੁੱਧ ਹਿਰਦੇ ਵਾਲੇ ।੩।

ਹਰਿ—ਹੇ ਹਰੀ! ਸਮਰਥ—ਸਭ ਤਾਕਤਾਂ ਦੇ ਮਾਲਕ! ਮਾਗਉ—ਮਾਗਉਂ, ਮੈਂ ਮੰਗਦਾ ਹਾਂ । ਕਰਿ—ਕਰ ਕੇ ।
ਦੀਜੈ—ਦੇਹ । ਸਦ—ਸਦਾ । ਰਿਦੈ ਮੋਹਿ—ਮੇਰੇ ਹਿਰਦੇ ਵਿਚ । ਚਰਾਨੈ—ਚਰਨ ।੪।

ਅਰਥ:- ਹੇ ਭਾਈ! ਅਸਾਂ ਜੀਵਾਂ ਦੀ (ਹਰੇਕ) ਭਾਵਨੀ ਨੂੰ ਪਰਮਾਤਮਾ (ਆਪ) ਜਾਣਦਾ ਹੈ । ਜੇ ਕੋਈ ਹੋਰ
(ਨਿੰਦਕ ਮਨੁੱਖ) ਪਰਮਾਤਮਾ ਦੇ ਭਗਤ ਦੀ ਨਿੰਦਾ ਕਰਦਾ ਹੋਵੇ, ਪਰਮਾਤਮਾ ਉਸ ਦਾ ਆਖਿਆ ਹੋਇਆ (ਨਿੰਦਾ
ਦਾ ਬਚਨ) ਰਤਾ ਭਰ ਭੀ ਨਹੀਂ ਮੰਨਦਾ ।੧। ਰਹਾਉ।

ਹੇ ਭਾਈ! ਹੋਰ ਹਰੇਕ (ਆਸ) ਲਾਹ ਕੇ ਉਸ ਅਬਿਨਾਸੀ ਪਰਮਾਤਮਾ ਦੀ ਭਗਤੀ ਕਰਿਆ ਕਰ, ਜਿਹੜਾ ਸਭ
ਤੋਂ ਉੱਚਾ ਮਾਲਕ ਭਗਵਾਨ ਹੈ । ਹੇ ਭਾਈ! ਪਰਮਾਤਮਾ ਦੀ ਸੇਵਾ-ਭਗਤੀ ਦੀ ਬਰਕਤਿ ਨਾਲ ਆਤਮਕ ਮੌਤ
(ਭਗਤ ਵਲ) ਤੱਕ ਭੀ ਨਹੀਂ ਸਕਦੀ, ਉਹ ਤਾਂ ਭਗਤ ਦੇ ਚਰਨਾਂ ਵਿਚ ਆ ਡਿੱਗਦੀ ਹੈ (ਭਗਤ ਦੇ ਅਧੀਨ ਹੋ
ਜਾਂਦੀ ਹੈ) ।੧।

ਹੇ ਭਾਈ! ਪਿਆਰਾ ਮਾਲਕ-ਪ੍ਰਭੂ ਜਿਸ ਮਨੁੱਖ ਦੀ ਰਖਿਆ ਕਰਦਾ ਹੈ, ਉਸ ਨੂੰ ਪਿਆਰ ਨਾਲ ਧਿਆਨ ਨਾਲ
ਸ਼੍ਰੇਸ਼ਟ ਮਤਿ ਬਖਸ਼ਦਾ ਹੈ । ਹੇ ਭਾਈ! ਪਰਮਾਤਮਾ ਜਿਸ ਮਨੁੱਖ ਦੀ ਭਗਤੀ ਪਰਵਾਨ ਕਰ ਲੈਂਦਾ ਹੈ, ਕੋਈ ਹੋਰ
ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।੨।

ਹੇ ਸੱਜਣ! ਵੇਖ, ਉਸ ਪਰਮਾਤਮਾ ਦੇ ਕੌਤਕ ਬੜੇ ਹੈਰਾਨ ਕਰਨ ਵਾਲੇ ਹਨ ਜੋ ਅੱਖ ਝਮਕਣ ਜਿਤਨੇ ਸਮੇਂ ਵਿਚ
ਹੀ ਖੋਟੇ ਖਰੇ ਮਨੁੱਖ ਨੂੰ ਪਛਾਣ ਲੈਂਦਾ ਹੈ । ਸੁੱਧ ਹਿਰਦੇ ਵਾਲੇ ਮਨੁੱਖ ਉਸ ਨੂੰ ਮਿਲ ਪੈਂਦੇ ਹਨ, ਖੋਟੇ ਮਨੁੱਖ
ਪਛੁਤਾਂਦੇ ਹੀ ਰਹਿ ਜਾਂਦੇ ਹਨ । ਤਾਹੀਏਂ ਭਗਤ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਭਗਤ ਨੂੰ
ਪ੍ਰਭੂ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ) ।੩।

ਹੇ ਹਰੀ! ਤੁਸੀ ਸਭ ਦਾਤਾਂ ਦੇਣ ਵਾਲੇ ਸਭ ਤਾਕਤਾਂ ਦੇ ਮਾਲਕ ਸੁਆਮੀ ਹੋ । ਹੇ ਹਰੀ! ਮੈਂ ਤੇਰੇ ਪਾਸੋਂ ਇਕ
ਖੈਰ ਮੰਗਦਾ ਹਾਂ । ਮਿਹਰ ਕਰ ਕੇ (ਆਪਣੇ) ਦਾਸ ਨਾਨਕ ਨੂੰ (ਇਹ ਦਾਨ) ਦੇਹ ਕਿ, ਹੇ ਹਰੀ! ਤੇਰੇ ਚਰਨ
ਮੇਰੇ ਹਿਰਦੇ ਵਿਚ ਸਦਾ ਵੱਸਦੇ ਰਹਿਣ ।੪।੫।

ਕਲਿਆਨ ਮਹਲਾ ੪ ॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ
ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ
॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ
ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ
ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ
ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥ {ਪੰਨਾ 1321}

ਪਦ ਅਰਥ:- ਪ੍ਰਭ—ਹੇ ਪ੍ਰਭੂ! ਕੀਜੈ ਕ੍ਰਿਪਾ—ਕ੍ਰਿਪਾ ਕਰ । ਕ੍ਰਿਪਾ ਨਿਧਾਨ—ਹੇ ਕ੍ਰਿਪਾ ਦੇ ਖਜ਼ਾਨੇ । ਹਮ—
ਅਸੀ ਜੀਵ । ਗੁਨ ਗਾਵਹਗੇ—ਗੁਨ ਗਾਵਹ, ਗੁਣ ਗਾਂਦੇ ਰਹੀਏ । ਹਉ—ਹਉਂ, ਮੈਂ । ਕਰਉ—ਕਰਉਂ, ਮੈਂ
ਕਰਦਾ ਹਾਂ । ਨਿਤ—ਸਦਾ । ਮੋਹਿ—ਮੈਨੂੰ । ਗਲਿ—ਗਲ ਨਾਲ । ਲਾਵਹਿਗੇ—ਲਾਣਗੇ ।੧। ਰਹਾਉ।

ਬਾਰਿਕ—ਬਾਲਕ, ਬੱਚੇ । ਮੁਗਧ—ਮੂਰਖ । ਇਆਨ—ਅੰਵਾਣੇ । ਸੁਤੁ—ਪੁੱਤਰ (ਇਕ-ਵਚਨ) । ਭੂਲਿ—

ਭੂਲੈ, ਭੁੱਲਦਾ ਹੈ । ਬਿਗਾਰਿ—ਬਿਗਾਰੈ, ਵਿਗਾੜਦਾ ਹੈ । ਭਾਵਹਿਗੇ—(ਬੱਚੇ) ਪਿਆਰੇ ਲੱਗਦੇ ਹਨ । ੧।

ਹਰਿ ਸੁਆਮੀ—ਹੇ ਹਰੀ! ਹੇ ਸੁਆਮੀ! ਹਮ ਪਾਵਹਗੇ—ਅਸੀ ਜੀਵ ਲੈ ਸਕਦੇ ਹਾਂ । ਮੋਹਿ—ਮੈਨੂੰ । ਠਉਰ—
ਥਾਂ, ਆਸਰਾ । ਪਹਿ—ਪਾਸ, ਕੋਲ । ੨।

ਜੋ ਭਗਤ—ਜਿਹੜੇ ਭਗਤ (ਬਹੁ-ਵਚਨ) । ਹਰਿ ਭਾਵਹਿ—ਹਰੀ ਨੂੰ ਪਿਆਰੇ ਲੱਗਦੇ ਹਨ । ਤਿਨਾ—ਉਹਨਾਂ
ਨੂੰ । ਹਰਿ ਭਾਵਹਿਗੇ—ਪ੍ਰਭੂ ਜੀ ਪਿਆਰੇ ਲੱਗਦੇ ਹਨ । ਜੋਤੀ—ਪ੍ਰਭੂ ਦੀ ਜੋਤਿ ਵਿਚ । ਜੋਤਿ—ਜਿੰਦ ।
ਮਿਲਾਇ—ਮਿਲਾ ਕੇ । ਰਲਿ ਜਾਵਹਗੇ—ਰਲ ਜਾਂਦੇ ਹਨ, ਇਕ-ਮਿਕ ਹੋ ਜਾਂਦੇ ਹਨ । ੩।

ਆਪੇ—ਆਪ ਹੀ । ਹੋਇ—ਹੋ ਕੇ । ਲਿਵ ਲਾਵਹਿਗੇ—ਲਗਨ ਪੈਦਾ ਕਰਦੇ ਹਨ । ਦੁਆਰਿ—(ਪ੍ਰਭੂ ਦੇ) ਦਰ
ਤੇ । ਲਾਜ—ਇੱਜ਼ਤ । ੪।

ਅਰਥ:- ਹੇ ਕਿਰਪਾ ਦੇ ਖਜ਼ਾਨੇ ਪ੍ਰਭੂ! ਮਿਹਰ ਕਰ, ਅਸੀ (ਜੀਵ) ਤੇਰੇ ਗੁਣ ਗਾਂਦੇ ਰਹੀਏ । ਹੇ ਪ੍ਰਭੂ! ਮੈਂ
ਸਦਾ ਤੇਰੀ (ਮਿਹਰ ਦੀ ਹੀ) ਆਸ ਕਰਦਾ ਰਹਿੰਦਾ ਹਾਂ ਕਿ ਪ੍ਰਭੂ ਜੀ ਮੈਨੂੰ ਕਦੋਂ (ਆਪਣੇ) ਗਲ ਨਾਲ ਲਾਣਗੇ
। ੧। ਰਹਾਉ।

ਹੇ ਭਾਈ! ਅਸੀ ਜੀਵ ਮੂਰਖ ਅੰਵਾਣ ਬੱਚੇ ਹਾਂ, ਪ੍ਰਭੂ-ਪਿਤਾ ਜੀ (ਸਾਨੂੰ ਸਦਾ) ਸਮਝਾਂਦੇ ਰਹਿੰਦੇ ਹਨ । ਪੁੱਤਰ
ਮੁੜ ਮੁੜ ਹਰ ਵੇਲੇ ਭੁੱਲਦਾ ਹੈ ਵਿਗਾੜ ਕਰਦਾ ਹੈ, ਪਰ ਜਗਤ ਦੇ ਪਿਤਾ ਨੂੰ (ਜੀਵ ਬੱਚੇ ਫਿਰ ਭੀ) ਪਿਆਰੇ
(ਹੀ) ਲੱਗਦੇ ਹਨ । ੧।

ਹੇ ਹਰੀ! ਹੇ ਸੁਆਮੀ! ਜੋ ਕੁਝ ਤੂੰ (ਆਪ) ਦੇਂਦਾ ਹੈਂ, ਉਹੀ ਕੁਝ ਅਸੀ ਲੈ ਸਕਦੇ ਹਾਂ । (ਤੈਥੋਂ ਬਿਨਾ) ਮੈਨੂੰ
ਕੋਈ ਹੋਰ ਥਾਂ ਨਹੀਂ ਸੁੱਝਦੀ, ਜਿਸ ਕੋਲ ਅਸੀ ਜੀਵ ਜਾ ਸਕੀਏ । ੨।

ਹੇ ਭਾਈ! ਜਿਹੜੇ ਭਗਤ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਨੂੰ ਪ੍ਰਭੂ ਜੀ ਪਿਆਰੇ ਲੱਗਦੇ ਹਨ । (ਉਹ
ਭਗਤ) ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਮਿਲਾ ਕੇ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋਏ ਰਹਿੰਦੇ ਹਨ । ੩।

ਹੇ ਭਾਈ! ਪ੍ਰਭੂ ਜੀ ਆਪ ਹੀ ਦਇਆਲ ਹੋ ਕੇ (ਜੀਵਾਂ ਦੇ ਅੰਦਰ) ਆਪ (ਹੀ ਆਪਣਾ) ਪਿਆਰ ਪੈਦਾ ਕਰਦੇ
ਹਨ । ਦਾਸ ਨਾਨਕ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਪ੍ਰਭੂ ਦੇ ਦਰ ਤੇ (ਡਿੱਗਾ) ਰਹਿੰਦਾ ਹੈ । (ਪ੍ਰਭੂ ਜੀ ਦਰ
ਪਏ ਦੀ) ਆਪ ਹੀ ਇੱਜ਼ਤ ਰੱਖਦੇ ਹਨ । ੪। ੬। ਛਕਾ। ੧।

ਕਲਿਆਨੁ ਭੋਪਾਲੀ ਮਹਲਾ ੪ ੧ੳ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੁਖ ਨਿਵਾਰਣੁ
ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥ ਦੀਨ
ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ
ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥
ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੨॥ {ਪੰਨਾ 1321}

ਪਦ ਅਰਥ:- ਪਰਮੇਸੁਰ—(ਪਰਮ-ਈਸੁਰ) ਸਭ ਤੋਂ ਉੱਚਾ ਮਾਲਕ । ਦੁਖ ਨਿਵਾਰਣੁ—ਦੁੱਖਾਂ ਦਾ ਨਾਸ ਕਰਨ
ਵਾਲਾ । ਜਾਚਹਿ—ਮੰਗਦੇ ਹਨ (ਬਹੁ-ਵਚਨ) । ਸੁਖ ਸਾਗਰ—ਹੇ ਸੁਖਾਂ ਦੇ ਸਮੁੰਦਰ! ਭਵਨਿਧਿ—ਸੰਸਾਰ-
ਸਮੁੰਦਰ । ਤਰਣ—ਜਹਾਜ਼ । ਭਵਨਿਧਿ ਤਰਣ—ਹੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਜਹਾਜ਼!
ਚਿੰਤਾਮਣੇ—ਹੇ ਹਰੇਕ ਜੀਵ ਦੀ ਮਨੋਕਾਮਨਾ ਪੂਰੀ ਕਰਨ ਵਾਲੇ! । ੧। ਰਹਾਉ।

ਜਗਦੀਸ—ਹੇ ਜਗਤ ਦੇ ਈਸ਼ । ਦਮੋਦਰ—(ਦਾਮ-ਉਦਰ । ਦਾਮ—ਰੱਸੀ । ਉਧਰ—ਪੇਟ, ਲੱਕ । ਜਿਸ ਦੇ ਲਕ ਦੁਆਲੇ ਤੜਾਗੀ ਹੈ) ਹੇ ਪ੍ਰਭੂ! ਤੇ—ਉਹ (ਬਹੁ-ਵਚਨ) । ਗੁਰਮਤਿ—ਗੁਰੂ ਦੀ ਮਤਿ ਉੱਤੇ ਤੁਰ ਕੇ । ਮੁਰਾਰਿ—(ਮੁਰ-ਅਰਿ । ਮੁਰ ਦੈਂਤ ਦਾ ਵੈਰੀ) ਹੇ ਦੈਂਤ-ਦਮਨ! ਮੁਕੰਦੇ—ਹੇ ਮੁਕਤੀ ਦਾਤੇ! ।੧।

ਪੈਜ—ਲਾਜ, ਇੱਜ਼ਤ ।੨।

ਅਰਥ:- ਹੇ ਨਾਰਾਇਣ! ਹੇ ਸੁਆਮੀ! ਤੂੰ (ਸਭ ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਪਾਰਬ੍ਰਹਮ ਪਰਮੇਸਰ ਹੈਂ । ਹੇ ਹਰੀ! ਹੇ ਸਭ ਦੀ ਮਨੋ-ਕਾਮਨਾ ਪੂਰੀ ਕਰਨ ਵਾਲੇ! ਹੇ ਸੁਖਾਂ ਦੇ ਸਮੁੰਦਰ! ਹੇ ਸੰਸਾਰ-ਸਮੁੰਦਰ ਦੇ ਜਹਾਜ਼! ਸਾਰੇ ਹੀ ਭਗਤ (ਤੇਰੇ ਦਰ ਤੋਂ ਦਾਤਾਂ) ਮੰਗਦੇ ਰਹਿੰਦੇ ਹਨ ।੧। ਰਹਾਉ ।

ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਜਗਤ ਦੇ ਈਸ਼੍ਵਰ! ਹੇ ਦਮੋਦਰ! ਹੇ ਅੰਤਰਜਾਮੀ ਹਰੀ! ਹੇ ਗੋਬਿੰਦ! ਹੇ ਮੁਰਾਰੀ! ਹੇ ਮੁਕਤੀ ਦਾਤੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਲੈ ਕੇ (ਤੈਨੂੰ) ਸ੍ਰੀ ਰਾਮ ਨੂੰ ਸਿਮਰਿਆ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ ।੧।

ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਜਗਤ ਦੇ ਮਾਲਕ ਦੇ ਚਰਨਾਂ ਦੀ ਸਰਨ ਵਿਚ ਆਉਂਦੇ ਹਨ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ । ਪ੍ਰਭੂ ਆਪ ਮਿਹਰ ਕਰ ਕੇ ਆਪਣੇ ਭਗਤਾਂ ਦੀ ਲਾਜ ਰੱਖਦਾ ਹੈ ।੨।੧।੨।

ਰਾਗੁ ਕਲਿਆਨੁ ਮਹਲਾ ੫ ਘਰੁ ੧ ੧ੳ ਸਤਿਗੁਰ ਪ੍ਰਸਾਦਿ ॥ ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥ ਆਨ ਜਲਾ ਸਿਉ ਕਾਜੁ ਨ ਕਛੁਐ ਹਰਿ ਬੁੰਦ ਚਾਤ੍ਰਕ ਕਉ ਦੀਜੈ ॥੧॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥

{ਪੰਨਾ 1321}

ਪਦ ਅਰਥ:- ਹਮਾਰੈ—ਸਾਡੇ ਉੱਤੇ, ਮੇਰੇ ਉੱਤੇ । ਕੀਜੈ—ਕਰੋ । ਅਲਿ—ਭੌਰਾ । ਮਕਰੰਦ—(Pollen dust) ਫੁੱਲ ਦੀ ਅੰਦਰਲੀ ਧੂੜੀ, ਫੁੱਲ ਦਾ ਰਸ । ਕਮਲ—ਕੌਲ ਫੁੱਲ । ਸਿਉ—ਨਾਲ । ਫੇਰਿ ਫੇਰਿ—ਮੁੜ ਮੁੜ । ਰੀਝੈ—ਲਪਟਿਆ ਰਹੇ ।੧। ਰਹਾਉ ।

ਆਨ—ਹੋਰ ਹੋਰ । ਜਲਾ ਸਿਉ—ਪਾਣੀਆਂ ਨਾਲ । ਕਾਜੁ—ਗ਼ਰਜ਼ । ਕਛੁਐ—ਕੋਈ ਭੀ । ਚਾਤ੍ਰਕ—ਪਪੀਹਾ ।੧।

ਬਿਨੁ ਮਿਲਬੇ—ਮਿਲਣ ਤੋਂ ਬਿਨਾ । ਸੰਤੋਖਾ—ਸ਼ਾਂਤੀ । ਪੇਖਿ—ਵੇਖ ਕੇ । ਜੀਜੈ—ਜੀਉਂਦਾ ਰਹੇ ।੨।

ਅਰਥ:- ਹੇ ਪ੍ਰਭੂ! ਮੇਰੇ ਉੱਤੇ ਇਹ ਮਿਹਰ ਕਰ ਕਿ (ਜਿਵੇਂ) ਭੌਰਾ ਫੁੱਲ ਦੇ ਰਸ ਨਾਲ ਰੀਝਿਆ ਰਹਿੰਦਾ ਹੈ, (ਤਿਵੇਂ ਮੇਰਾ ਮਨ) (ਤੇਰੇ) ਸੋਹਣੇ ਚਰਨਾਂ ਨਾਲ ਮੁੜ ਮੁੜ ਲਪਟਿਆ ਰਹੇ ।੧। ਰਹਾਉ ।

ਹੇ ਪ੍ਰਭੂ! (ਜਿਵੇਂ) ਪਪੀਹੇ ਨੂੰ (ਵਰਖਾ ਦੀ ਬੂੰਦ ਤੋਂ ਬਿਨਾ) ਹੋਰ ਪਾਣੀਆਂ ਨਾਲ ਕੋਈ ਗ਼ਰਜ਼ ਨਹੀਂ ਹੁੰਦੀ, ਤਿਵੇਂ ਮੈਨੂੰ ਪਪੀਹੇ ਨੂੰ (ਆਪਣੇ ਨਾਮ ਅੰਮ੍ਰਿਤ ਦੀ) ਬੂੰਦ ਦੇਹ ।੧।

ਹੇ ਪ੍ਰਭੂ! ਤੇਰੇ ਮਿਲਾਪ ਤੋਂ ਬਿਨਾ (ਮੇਰੇ ਅੰਦਰ) ਠੰਢ ਨਹੀਂ ਪੈਂਦੀ, (ਮਿਹਰ ਕਰ; ਤੇਰਾ ਦਾਸ) ਨਾਨਕ (ਤੇਰਾ) ਦਰਸਨ ਕਰ ਕੇ ਆਤਮਕ ਜੀਵਨ ਹਾਸਲ ਕਰਦਾ ਰਹੇ ।੨।੧।

ਕਲਿਆਨ ਮਹਲਾ ੫ ॥ ਜਾਚਿਕੁ ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ
॥੧॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥ ਸਫਲ ਸਫਲ ਸਫਲ ਦਰਸੁ ਰੇ
ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥ {ਪੰਨਾ
1321}

ਪਦ ਅਰਥ:- ਜਾਚਿਕੁ—ਮੰਗਤਾ । ਜਾਚੈ—ਮੰਗਦਾ ਹੈ । ਜਾਚੈ ਜਾਚੈ—ਨਿੱਤ ਮੰਗਦਾ ਰਹਿੰਦਾ ਹੈ । ਸਰਬ
ਧਾਰ—ਹੇ ਸਭ ਜੀਵਾਂ ਦੇ ਆਸਰੇ! ਨਾਇਕ—ਹੇ ਮਾਲਕ! ਸਮੂਹ ਸੁਖ—ਸਾਰੇ ਸੁਖ । ਦਾਤੇ—ਹੇ ਦੇਣ ਵਾਲੇ!
।੧।ਰਹਾਉ।

ਕੇਤੀ ਕੇਤੀ—ਬੇਅੰਤ ਲੁਕਾਈ । ਮਾਂਗਨਿ ਮਾਗੈ—ਹਰੇਕ ਮੰਗ ਮੰਗਦੀ ਰਹਿੰਦੀ ਹੈ । ਭਾਵਨੀਆ—ਮਨ ਦੀ
ਮੁਰਾਦ । ਪਾਈਐ—ਪ੍ਰਾਪਤ ਕਰ ਲਈਦੀ ਹੈ ।੧।

ਸਫਲ ਦਰਸੁ—ਉਹ ਜਿਸ ਦਾ ਦਰਸਨ ਸਾਰੇ ਫਲ ਦੇਣ ਵਾਲਾ ਹੈ । ਰੇ—ਹੇ ਭਾਈ! ਪਰਸਿ—ਫੁਹ ਕੇ । ਪਰਸਿ
ਪਰਸਿ—ਨਿੱਤ ਫੁਹ ਕੇ । ਗਾਈਐ—ਆਓ ਗਾਂਦੇ ਰਹੀਏ । ਮਿਲੀਐ—ਮਿਲ ਜਾਈਦਾ ਹੈ । ਤਤ ਤਤ ਸਿਉ—
(ਜਿਵੇਂ ਪਾਣੀ ਆਦਿਕ) ਤੱਤ (ਪਾਣੀ) ਤਤ ਨਾਲ । ਹੀਰੈ—ਹੀਰੇ ਨਾਲ । ਹੀਰ ਬਿਧਾਈਐ—ਹੀਰਾ ਵਿੰਨ੍ਹ
ਲਈਦਾ ਹੈ ।੨।

ਅਰਥ:- ਹੇ ਸਭ ਜੀਵਾਂ ਦੇ ਆਸਰੇ ਪ੍ਰਭੂ! ਹੇ ਸਭ ਜੀਵਾਂ ਦੇ ਮਾਲਕ! ਹੇ ਸਾਰੇ ਸੁਖਾਂ ਦੇ ਦੇਣ ਵਾਲੇ! (ਤੇਰੇ
ਦਰ ਦਾ) ਮੰਗਤਾ (ਤੇਰੇ ਦਰ ਤੋਂ) ਨਿੱਤ ਮੰਗਦਾ ਰਹਿੰਦਾ ਹੈ ।੧।ਰਹਾਉ।

ਹੇ ਭਾਈ! ਬੇਅੰਤ ਲੁਕਾਈ (ਪ੍ਰਭੂ ਦੇ ਦਰ ਤੋਂ) ਹਰੇਕ ਮੰਗ ਮੰਗਦੀ ਰਹਿੰਦੀ ਹੈ, ਜਿਹੜੀ ਭੀ ਮਨ ਦੀ ਮੁਰਾਦ
ਹੁੰਦੀ ਹੈ ਉਹ ਹਾਸਲ ਕਰ ਲਈਦੀ ਹੈ ।੧।

ਹੇ ਭਾਈ! ਪ੍ਰਭੂ ਐਸਾ ਹੈ ਜਿਸ ਦਾ ਦਰਸਨ ਸਾਰੇ ਹੀ ਫਲ ਦੇਣ ਵਾਲਾ ਹੈ । ਆਓ ਉਸ ਦੇ ਚਰਨ ਸਦਾ ਫੁਹ
ਫੁਹ ਕੇ ਉਸ ਦੇ ਗੁਣ ਗਾਂਦੇ ਰਹੀਏ । ਹੇ ਨਾਨਕ! (ਜਿਵੇਂ ਪਾਣੀ ਆਦਿਕ) ਤੱਤ (ਪਾਣੀ) ਤੱਤ ਨਾਲ ਮਿਲ
ਜਾਂਦਾ ਹੈ (ਤਿਵੇਂ ਗੁਣ ਗਾਵਣ ਦੀ ਬਰਕਤਿ ਨਾਲ) ਮਨ-ਹੀਰਾ ਪ੍ਰਭੂ-ਹੀਰੇ ਨਾਲ ਵਿੰਨ੍ਹ ਲਈਦਾ ਹੈ ।੨।੨।

ਕਲਿਆਨ ਮਹਲਾ ੫ ॥ ਮੇਰੇ ਲਾਲਨ ਕੀ ਸੋਭਾ ॥ ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥ ਬ੍ਰਹਮ
ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥ ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ
ਤਰੰਗੀ ॥ ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥ {ਪੰਨਾ 1322}

ਪਦ ਅਰਥ:- ਲਾਲਨ ਕੀ—ਸੋਹਣੇ ਲਾਲ ਦੀ, ਪਿਆਰੇ ਦੀ । ਸਦ—ਸਦਾ । ਨਵਤਨ—ਨਵੀਂ । ਮਨ
ਰੰਗੀ—ਮਨ ਨੂੰ (ਪ੍ਰੇਮ ਦਾ) ਰੰਗ ਦੇਣ ਵਾਲੀ ।੧।ਰਹਾਉ।

ਮਹੇਸ—ਸ਼ਿਵ । ਸਿਧ—ਜੋਗ-ਸਾਧਨਾਂ ਵਿਚ ਪੁੱਗ ਹੋਏ ਜੋਗੀ । ਜਸੁ—ਸਿਫਤਿ-ਸਾਲਾਹ ।੧।

ਸੇਖਨਾਗੈ—ਸ਼ੇਖਨਾਗ । ਸਗਲ—(ਇਹ) ਸਾਰੇ । ਜਪਹਿ—ਜਪਦੇ ਹਨ (ਬਹੁ-ਵਚਨ) । ਤਰੰਗੀ—ਤਰੰਗਾਂ
ਵਾਲੇ ਨੂੰ, ਅਨੇਕਾਂ ਲਹਿਰਾਂ ਦੇ ਮਾਲਕ-ਹਰੀ ਨੂੰ । ਸਦ—ਸਦਾ । ਸੰਗੀ—ਸਾਥੀ ।੨।

ਅਰਥ:- ਹੇ ਭਾਈ! ਮੇਰੇ ਸੋਹਣੇ ਪ੍ਰਭੂ ਦੀ ਸੋਭਾ-ਵਡਿਆਈ ਸਦਾ ਹੀ ਨਵੀਂ (ਰਹਿੰਦੀ ਹੈ, ਖਿੱਚ ਪਾਂਦੀ ਰਹਿੰਦੀ
ਹੈ, ਅਤੇ) ਸਦਾ ਹੀ ਮਨ ਨੂੰ (ਪਿਆਰ ਦਾ) ਰੰਗ ਚਾੜ੍ਹਦੀ ਰਹਿੰਦੀ ਹੈ ।੧।ਰਹਾਉ।

ਹੇ ਭਾਈ! ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ, (ਆਦਿਕ ਦੇਵਤੇ)—ਇਹ ਸਾਰੇ (ਪ੍ਰਭੂ ਦੇ ਦਰ ਤੋਂ ਉਸ ਦੀ) ਭਗਤੀ ਦਾ ਦਾਨ ਮੰਗਦੇ ਹਨ, ਉਸ ਦੀ ਸਿਫਤਿ-ਸਾਲਾਹ ਦੀ ਦਾਤਿ ਮੰਗਦੇ ਰਹਿੰਦੇ ਹਨ ।੧।

ਹੇ ਭਾਈ! ਜੋਗੀ, ਗਿਆਨੀ, ਧਿਆਨੀ, ਸ਼ੇਸ਼ਨਾਗ (ਆਦਿਕ ਇਹ) ਸਾਰੇ ਉਸ ਅਨੇਕਾਂ ਚੋਜਾਂ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ । ਹੇ ਨਾਨਕ! ਆਖ—ਮੈਂ ਉਹਨਾਂ ਸੰਤ ਜਨਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਪਰਮਾਤਮਾ ਦੇ ਸਦਾ ਸਾਥੀ ਬਣੇ ਰਹਿੰਦੇ ਹਨ ।੨।੩।

ਕਲਿਆਨ ਮਹਲਾ ੫ ਘਰੁ ੨ ੧ੳ ਸਤਿਗੁਰ ਪ੍ਰਸਾਦਿ ॥ ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥ ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥ {ਪੰਨਾ 1322}

ਪਦ ਅਰਥ:- ਤੇਰੈ ਮਾਨਿ—ਤੇਰੇ (ਦਿੱਤੇ) ਮਾਣ ਦੀ ਰਾਹੀਂ । ਮਾਨਿ—ਮਾਣ ਦੀ ਰਾਹੀਂ, ਪਿਆਰ ਦੀ ਬਰਕਤਿ ਨਾਲ । ਹਰਿ—ਹੇ ਹਰੀ! ਮਾਨਿ—(ਤੇਰੈ) ਮਾਨਿ, ਤੇਰੇ ਬਖਸ਼ੇ ਪ੍ਰੇਮ ਦੀ ਰਾਹੀਂ । ਨੈਨ—ਅੱਖਾਂ ਨਾਲ (ਤੇਰਾ ਦਰਸਨ ਕਰੀਦਾ ਹੈ) । ਬੈਨ—ਬਚਨਾਂ ਨਾਲ (ਤੇਰਾ ਜਸ ਗਾਇਆ ਜਾਂਦਾ ਹੈ) । ਸ੍ਰਵਨ ਸੁਨੀਐ—ਕੰਨਾਂ ਨਾਲ (ਤੇਰੀ ਸਿਫਤਿ-ਸਾਲਾਹ) ਸੁਣੀ ਜਾਂਦੀ ਹੈ । ਅੰਗ ਅੰਗੇ—ਅੰਗਿ ਅੰਗਿ; ਹਰੇਕ ਅੰਗ ਵਿਚ । ਪ੍ਰਾਨਿ—(ਹਰੇਕ) ਸਾਹ ਦੇ ਨਾਲ ।੧।ਰਹਾਉ।

ਇਤ—ਇਥੇ । ਉਤ—ਉਥੇ । ਇਤ ਉਤ—ਇਥੇ ਉਥੇ, ਹਰ ਥਾਂ । ਦਹ ਦਿਸਿ—ਦਸੀਂ ਪਾਸੀਂ, ਸਾਰੇ ਜਗਤ ਵਿਚ । ਰਵਿਓ—ਵਿਆਪਕ (ਜਾਪਦਾ ਹੈ) । ਮੇਰ—ਸੁਮੇਰ ਪਰਬਤ । ਤਿਨਹਿ—ਤ੍ਰਿਣ ਵਿਚ, ਤਿਨਕੇ ਵਿਚ । ਸਮਾਨਿ—ਇਕੋ ਜਿਹਾ ।੧।

ਜਤ—ਜਿੱਥੇ । ਕਤਾ—ਕਿੱਥੇ । ਤਤ—ਤਿੱਥੇ । ਜਤ ਕਤਾ ਤਤ—ਜਿੱਥੇ ਕਿੱਥੇ ਤਿੱਥੇ, ਹਰ ਥਾਂ । ਪੇਖੀਐ—ਵੇਖ ਲਈਦਾ ਹੈ । ਪੁਰਖ ਪਤਿ—ਪੁਰਖਾਂ ਦਾ ਪਤੀ । ਸਾਧ ਸੰਗਿ—ਸਾਧ ਸੰਗਤਿ । ਭੈ—(ਲਫਜ਼ 'ਭਉ' ਤੋਂ ਬਹੁ-ਵਚਨ) ਸਾਰੇ ਡਰ । ਕਥੇ—ਕਥਿ, ਕਥ ਕੇ, ਆਖ ਕੇ । ਬ੍ਰਹਮ ਗਿਆਨ—ਪਰਮਾਤਮਾ ਨਾਲ ਸਾਂਝ ਦੇ ਬਚਨ, ਪਰਮਾਤਮਾ ਦੇ ਗੁਣ ।੨।

ਅਰਥ:- ਹੇ ਹਰੀ! ਤੇਰੇ (ਬਖਸ਼ੇ) ਪਿਆਰ ਦੀ ਬਰਕਤਿ ਨਾਲ, ਹੇ ਹਰੀ! ਤੇਰੇ ਦਿੱਤੇ ਪ੍ਰੇਮ ਦੀ ਰਾਹੀਂ; ਅੱਖਾਂ ਨਾਲ (ਤੇਰਾ ਦਰਸਨ ਹਰ ਥਾਂ ਕਰੀਦਾ ਹੈ) ਬਚਨਾਂ ਨਾਲ (ਤੇਰੀ ਸਿਫਤਿ-ਸਾਲਾਹ ਕਰੀਦੀ ਹੈ) ਕੰਨਾਂ ਨਾਲ (ਤੇਰੀ ਸਿਫਤਿ-ਸਾਲਾਹ) ਸੁਣੀਦੀ ਹੈ, ਹਰੇਕ ਅੰਗ ਵਿਚ ਹਰੇਕ ਸਾਹ ਦੇ ਨਾਲ ਆਨੰਦ (ਪ੍ਰਾਪਤ ਹੁੰਦਾ ਹੈ) ।੧।ਰਹਾਉ।

ਹੇ ਭਾਈ! (ਪ੍ਰਭੂ ਤੋਂ ਮਿਲੇ ਪਿਆਰ ਦੀ ਬਰਕਤਿ ਨਾਲ ਉਹ ਪ੍ਰਭੂ) ਹਰ ਥਾਂ ਦਸੀਂ ਪਾਸੀਂ ਵਿਆਪਕ ਦਿੱਸ ਪੈਂਦਾ ਹੈ, ਸੁਮੇਰ ਪਰਬਤ ਅਤੇ ਤੀਲੇ ਵਿਚ ਇਕੋ ਜਿਹਾ ।੧।

ਹੇ ਨਾਨਕ! ਸਾਧ ਸੰਗਤਿ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ ਕੀਤਿਆਂ ਸਾਰੇ ਭਰਮ ਸਾਰੇ ਡਰ ਮਿਟ ਜਾਂਦੇ ਹਨ, ਉਹ ਪਰਧਾਨ ਪੁਰਖ ਉਹ ਸਾਰੇ ਜੀਵਾਂ ਦਾ ਮਾਲਕ ਹਰੀ ਹਰ ਥਾਂ ਵੱਸਦਾ ਦਿੱਸਣ ਲੱਗ ਪੈਂਦਾ ਹੈ ।੨।੧।੪।

ਕਲਿਆਨ ਮਹਲਾ ੫ ॥ ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ
 ॥੧॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
 ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ
 ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥ {ਪੰਨਾ 1322}

ਪਦ ਅਰਥ:- ਗੁਨ—(ਪਰਮਾਤਮਾ ਦੇ) ਗੁਣ (ਗਾਵਣੇ) । ਨਾਦ—(ਜੋਗੀਆਂ ਦੇ) ਨਾਦ (ਵਜਾਣੇ ਹਨ) ।
 ਧੁਨਿ—ਰੋ । ਧੁਨਿ ਅਨੰਦ—(ਗੁਣ ਗਾਵਣ ਤੋਂ ਪੈਦਾ ਹੋਈ) ਆਨੰਦ ਦੀ ਰੋ । ਕਥਤ—(ਪ੍ਰਭੂ ਦੇ ਗੁਣ) ਕਥਦੇ
 ਹਨ । ਮੁਨਿ ਜਨਾ—ਉਹ ਸੇਵਕ ਜਿਨ੍ਹਾਂ ਨੇ ਆਪਣੇ ਮਨ ਨੂੰ ਵਿਕਾਰਾਂ ਵਲੋਂ ਚੁੱਪ ਕਰਾ ਲਿਆ ਹੈ । ਮਿਲਿ—
 ਮਿਲ ਕੇ । ਸੰਤ ਮੰਡਲੀ—ਸਾਧ ਸੰਗਤਿ ਵਿਚ ।੧।ਰਹਾਉ।

ਗਿਆਨ—ਆਤਮਕ ਜੀਵਨ ਦੀ ਸੂਝ । ਧਿਆਨ—(ਪ੍ਰਭੂ-ਚਰਨਾਂ ਵਿਚ ਜੁੜੀ) ਸੁਰਤਿ । ਮਾਨ—ਆਦਰ,
 (ਨਾਮ ਨਾਲ) ਪਿਆਰ । ਦਾਨ—(ਨਾਮ ਦੀ ਹੋਰਨਾਂ ਨੂੰ) ਵੰਡ । ਰਸਿਕ—ਰਸੀਏ (ਨੋਟ:- ਲਫਜ਼ ‘ਰਸਿਕ’
 ਅਤੇ ‘ਰਸਿਕ’ ਦਾ ਫ਼ਰਕ ਚੇਤੇ ਰੱਖਣ-ਜੋਗ ਹੈ । ‘ਰਸਿਕ’—ਰਸੀਏ (ਵਿਸ਼ੇਸ਼ਣ) । ਰਸਿਕ—ਰਸ ਨਾਲ) ।
 ਮਨ ਰਸਿਕ—ਰਸੀਏ ਮਨ । ਜਪਤ—ਜਪਦੇ ਹਨ । ਤਹ—ਉਥੇ, ਉਸ ਸਾਧ ਸੰਗਤਿ ਵਿਚ । ਖੰਡਲੀ—ਨਾਸ
 ਹੋ ਜਾਂਦੇ ਹਨ ।੧।

ਜੋਗ—(ਪ੍ਰਭੂ ਨਾਲ) ਮਿਲਾਪ । ਜੋਗ ਜੁਗਤਿ—ਪ੍ਰਭੂ ਨਾਲ ਮਿਲਾਪ ਦਾ ਢੰਗ । ਜੋਗ ਜੁਗਤਿ ਤਤ ਬੇਤੇ—ਪ੍ਰਭੂ
 ਨਾਲ ਮਿਲਾਪ ਦੀ ਜੁਗਤਿ ਦੇ ਭੇਤ ਨੂੰ ਜਾਣਨ ਵਾਲੇ । ਗਿਆਨ—ਆਤਮਕ ਜੀਵਨ ਦੀ ਸੂਝ । ਭੁਗਤਿ—
 (ਆਤਮਕ) ਖੁਰਾਕ । ਗਿਆਨ ਭੁਗਤਿ—ਆਤਮਕ ਜੀਵਨ ਦੀ ਸੂਝ-ਰੂਪ ਆਤਮਕ ਖੁਰਾਕ । ਗਿਆਨ
 ਭੁਗਤਿ ਤਤ ਬੇਤੇ—ਆਤਮਕ ਜੀਵਨ ਦੀ ਸੂਝ-ਰੂਪ ਆਤਮਕ ਖੁਰਾਕ ਦੇ ਭੇਤ ਨੂੰ ਜਾਣਨ ਵਾਲੇ । ਸੁਰਤਿ
 ਸਬਦ ਤਤ ਬੇਤੇ—ਗੁਰੂ ਦੇ ਸ਼ਬਦ ਦੀ ਲਗਨ ਦੇ ਭੇਤ ਨੂੰ ਜਾਣਨ ਵਾਲੇ । ਅਖੰਡਲੀ—ਇੱਕ-ਸਾਰ, ਸਦਾ ।
 ਓਤਿ—(ਔਤ—ਉਣਿਆ ਹੋਇਆ) ਉਣੇ ਹੋਏ ਵਿਚ । ਪੋਤਿ—(ਪ੍ਰੋਤ—ਪ੍ਰੋਤਾ ਹੋਇਆ) ਪ੍ਰੋਤੇ ਹੋਏ ਵਿਚ ।
 ਓਤਿ ਪੋਤਿ—ਉਣੇ ਹੋਏ ਪ੍ਰੋਤੇ ਵਿਚ, ਤਾਣੇ ਪੇਟੇ ਵਾਂਗ । ਮਿਲਿ—ਮਿਲ ਕੇ । ਨ ਡੰਡਲੀ—ਡੰਨ ਨਹੀਂ ਦੇਂਦਾ
 ।੨।

ਅਰਥ:- ਹੇ ਭਾਈ! (ਪਰਮਾਤਮਾ ਦੇ) ਗੁਣ (ਗਾਵਣੇ, ਜੋਗੀਆਂ ਦੇ) ਨਾਦ (ਵਜਾਣੇ ਹਨ), (ਪ੍ਰਭੂ ਦੇ ਗੁਣ
 ਗਾਵਣ ਤੋਂ ਪੈਦਾ ਹੋਈ) ਆਨੰਦ ਦੀ ਰੋ (ਹੀ) ਵੇਦ ਹਨ । ਹੇ ਭਾਈ! ਉਹ ਸੇਵਕ ਜਿਨ੍ਹਾਂ ਨੇ ਆਪਣੇ ਮਨ ਨੂੰ
 ਵਿਕਾਰਾਂ ਵਲੋਂ ਚੁੱਪ ਕਰਾ ਲਿਆ ਹੁੰਦਾ ਹੈ ਸਾਧ ਸੰਗਤਿ ਵਿਚ ਮਿਲ ਕੇ ਇਹੀ ਗੁਣ ਗਾਂਦੇ ਹਨ ਅਤੇ ਸੁਣਦੇ ਹਨ
 ।੧।ਰਹਾਉ।

ਹੇ ਭਾਈ! (ਸਾਧ ਸੰਗਤਿ ਵਿਚ ਜਿੱਥੇ) ਆਤਮਕ ਜੀਵਨ ਦੀ ਸੂਝ ਪ੍ਰਾਪਤ ਹੁੰਦੀ ਹੈ, ਜਿੱਥੇ ਪ੍ਰਭੂ-ਚਰਨਾਂ ਵਿਚ
 ਸੁਰਤਿ ਜੁੜਦੀ ਹੈ, ਜਿੱਥੇ ਹਰਿ-ਨਾਮ ਨਾਲ ਪਿਆਰ ਬਣਦਾ ਹੈ, ਜਿੱਥੇ ਹਰਿ-ਨਾਮ ਹੋਰਨਾਂ ਨੂੰ ਵੰਡਿਆ ਜਾਂਦਾ
 ਹੈ, ਉੱਥੇ ਰਸੀਏ ਮਨ (ਆਪਣੀ) ਜੀਭ ਨਾਲ ਨਾਮ ਜਪਦੇ ਹਨ, ਉੱਥੇ ਸਾਰੇ ਪਾਪ ਨਾਸ ਹੋ ਜਾਂਦੇ ਹਨ ।੧।

ਹੇ ਨਾਨਕ! ਪ੍ਰਭੂ ਨਾਲ ਮਿਲਾਪ ਦੀ ਜੁਗਤਿ ਦੇ ਭੇਤ ਨੂੰ ਜਾਣਨ ਵਾਲੇ, ਆਤਮਕ ਜੀਵਨ ਦੀ ਸੂਝ-ਰੂਪ
 ਆਤਮਕ ਖੁਰਾਕ ਦੇ ਭੇਤ ਨੂੰ ਜਾਣਨ ਵਾਲੇ, ਗੁਰੂ ਦੇ ਸ਼ਬਦ ਦੀ ਲਗਨ ਦੇ ਭੇਤ ਨੂੰ ਜਾਣਨ ਵਾਲੇ ਮਨੁੱਖ (ਸਾਧ
 ਸੰਗਤਿ ਵਿਚ ਟਿਕ ਕੇ ਇਹੀ ਨਾਮ-ਸਿਮਰਨ ਦਾ) ਜਪ ਅਤੇ ਤਪ ਸਦਾ ਕਰਦੇ ਹਨ, ਉਹ ਮਨੁੱਖ ਰੱਬੀ ਜੋਤਿ
 ਨਾਲ ਮਿਲ ਕੇ ਤਾਣੇ ਪੇਟੇ ਵਾਂਗ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ, (ਉਹਨਾਂ ਨੂੰ) ਕੋਈ ਭੀ ਦੁੱਖ ਦੁਖੀ

ਨਹੀਂ ਕਰ ਸਕਦਾ ।੨।੨।੫।

ਕਲਿਆਨੁ ਮਹਲਾ ੫ ॥ ਕਉਨੁ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ
ਪਦੁ ਕੈਸੇ ਜਰਉ ॥੧॥ ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥ ਕਾਹੂ
ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ
ਗਹਉ ॥੨॥੩॥੬॥ {ਪੰਨਾ 1322}

ਪਦ ਅਰਥ:- ਕਉਨ ਬਿਧਿ—ਕਿਹੜੀ ਵਿਧੀ ਹੈ? ਕਿਹੜਾ ਤਰੀਕਾ ਹੈ? ਤਾ ਕੀ—ਉਸ (ਪ੍ਰਭੂ ਦੇ ਮਿਲਾਪ) ਦੀ
। ਕਹਾ ਕਰਉ—ਕਹਾਂ ਕਰਉਂ, ਮੈਂ ਕੀਹ ਕਹਾਂ? ਧਰਤ—ਧਰਦੇ ਹਨ । ਧਿਆਨੁ—ਸਮਾਧੀ । ਧਰਤ
ਧਿਆਨੁ—ਕਈ ਸਮਾਧੀ ਲਾਂਦੇ ਰਹਿੰਦੇ ਹਨ । ਸਸਤ੍ਰਗਿਆ—ਸ਼ਾਸਤ੍ਰ ਗਿਆ, ਸ਼ਾਸਤ੍ਰਾਂ ਦੇ ਜਾਣਨ ਵਾਲੇ ।
ਗਿਆਨੁ—ਸ਼ਾਸਤ੍ਰਾਂ ਦੀ ਚਰਚਾ । ਅਜਰ—ਨਾਹ ਸਹਾਰਿਆ ਜਾ ਸਕਣ ਵਾਲਾ । ਪਦੁ—ਦਰਜਾ । ਅਜਰ
ਪਦੁ—ਉਹ ਆਤਮਕ ਅਵਸਥਾ ਜਿਹੜੀ ਹੁਣ ਸਹਾਰੀ ਨਹੀਂ ਜਾ ਸਕਦੀ । ਜਰਉ—ਜਰਉਂ, ਮੈਂ ਸਹਾਰਾਂ
।੧।ਰਹਾਉ।

ਮਹੇਸ—ਮਹੇਸ਼, ਸ਼ਿਵ । ਸਿਧ—ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ । ਕੈ ਦਰਿ—ਕਿਸ ਦੇ ਦਰ ਤੇ?
ਪਰਉ—ਪਰਉਂ, ਮੈਂ ਪਵਾਂ ।੧।

ਕਾਹੂ ਪਹਿ—ਕਿਸੇ ਪਾਸ । ਕੋਟਿ ਮਧੇ—ਕ੍ਰੋੜਾਂ ਵਿਚੋਂ (ਕੋਈ ਵਿਰਲਾ) । ਮੁਕਤਿ—ਵਿਕਾਰਾਂ ਤੋਂ ਖ਼ਲਾਸੀ ।
ਕਹਉ—ਕਹਉਂ, ਮੈਂ ਆਖ ਸਕਦਾ ਹਾਂ । ਨਾਨਕ—ਹੇ ਨਾਨਕ! ਪਾਈਐ—ਹਾਸਲ ਕਰ ਸਕੀਦਾ ਹੈ । ਸਾਧ—
ਗੁਰੂ । ਗਹਉ—ਗਹਉਂ, ਮੈਂ ਫੜਦਾ ਹਾਂ ।੨।

ਅਰਥ:- ਹੇ ਭਾਈ! (ਵਿਕਾਰਾਂ ਤੋਂ ਖ਼ਲਾਸੀ ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਹੀ ਹੋ ਸਕਦੀ ਹੈ ।
ਸੋ,) ਉਸ (ਪਰਮਾਤਮਾ ਦੇ ਮਿਲਾਪ) ਦਾ ਮੈਂ ਕਿਹੜਾ ਤਰੀਕਾ ਵਰਤਾਂ, ਮੈਂ ਕਿਹੜਾ ਉੱਦਮ ਕਰਾਂ? (ਅਨੇਕਾਂ
ਐਸੇ ਹਨ ਜੋ) ਸਮਾਧੀਆਂ ਲਾਂਦੇ ਹਨ, (ਅਨੇਕਾਂ ਐਸੇ ਹਨ ਜੋ) ਸ਼ਾਸਤ੍ਰ-ਵੇੱਤਾ ਸ਼ਾਸਤ੍ਰਾਰਥ ਕਰਦੇ ਰਹਿੰਦੇ ਹਨ
(ਪਰ ਇਹਨਾਂ ਤਰੀਕਿਆਂ ਨਾਲ ਵਿਕਾਰਾਂ ਤੋਂ ਮੁਕਤੀ ਨਹੀਂ ਮਿਲਦੀ । ਵਿਕਾਰਾਂ ਦਾ ਦਬਾਉ ਪਿਆ ਹੀ ਰਹਿੰਦਾ
ਹੈ, ਤੇ, ਇਹ) ਇਕ ਅਜਿਹੀ (ਨਿਘਰੀ ਹੋਈ) ਆਤਮਕ ਅਵਸਥਾ ਹੈ ਜੋ (ਹੁਣ) ਸਹਾਰੀ ਨਹੀਂ ਜਾ ਸਕਦੀ ।
ਮੈਂ ਇਸ ਨੂੰ ਸਹਾਰ ਨਹੀਂ ਸਕਦਾ (ਮੈਂ ਇਸ ਨੂੰ ਆਪਣੇ ਅੰਦਰ ਕਾਇਮ ਨਹੀਂ ਰਹਿਣ ਦੇ ਸਕਦਾ)
।੧।ਰਹਾਉ।

ਹੇ ਭਾਈ! ਵਿਸ਼ਨੂੰ, ਸ਼ਿਵ, ਸਿੱਧ, ਮੁਨੀ, ਇੰਦਰ ਦੇਵਤਾ (ਅਨੇਕਾਂ ਸੁਣੀਦੇ ਹਨ ਵਰ ਦੇਣ ਵਾਲੇ । ਪਰ ਵਿਕਾਰਾਂ
ਤੋਂ ਮੁਕਤੀ ਹਾਸਲ ਕਰਨ ਲਈ ਇਹਨਾਂ ਵਿਚੋਂ) ਮੈਂ ਕਿਸ ਦੇ ਦਰ ਤੇ ਜਾਵਾਂ? ਮੈਂ ਕਿਸ ਦੀ ਸਰਨ ਪਵਾਂ? ।੧।

ਹੇ ਭਾਈ! ਕਿਸੇ ਪਾਸ ਰਾਜ (ਦੇਣ ਦੀ ਤਾਕਤ ਸੁਣੀਦੀ) ਹੈ, ਕਿਸੇ ਪਾਸ ਸੁਰਗ (ਦੇਣ ਦੀ ਸਮਰਥਾ ਸੁਣੀ ਜਾ
ਰਹੀ) ਹੈ । ਪਰ ਕ੍ਰੋੜਾਂ ਵਿਚੋਂ ਕੋਈ ਵਿਰਲਾ ਹੀ (ਐਸਾ ਹੋ ਸਕਦਾ ਹੈ, ਜਿਸ ਪਾਸ ਜਾ ਕੇ) ਮੈਂ (ਇਹ) ਆਖਾਂ
(ਕਿ) ਵਿਕਾਰਾਂ ਤੋਂ ਖ਼ਲਾਸੀ (ਮਿਲ ਜਾਏ) । ਹੇ ਨਾਨਕ! ਆਖ—(ਮੁਕਤੀ ਹਰਿ-ਨਾਮ ਤੋਂ ਹੀ ਮਿਲਦੀ ਹੈ, ਤੇ)
ਨਾਮ ਦਾ ਸੁਆਦ (ਤਦੋਂ ਹੀ) ਮਿਲ ਸਕਦਾ ਹੈ (ਜਦੋਂ) ਮੈਂ ਗੁਰੂ ਦੇ ਚਰਨ (ਜਾ) ਫੜਾਂ ।੨।੩।੬।

ਕਲਿਆਨ ਮਹਲਾ ੫ ॥ ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ ਗਰਭ ਜੋਨਿ ਕਲਿ ਕਾਲ ਜਾਲ ਦੁਖ
ਬਿਨਾਸਨੁ ਹਰਿ ਰਖੇ ॥੧॥ ਰਹਾਉ ॥ ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥੧॥
ਅਨਾਥ ਦੀਨ ਆਸਵੰਤ ॥ ਨਾਮੁ ਸੁਆਮੀ ਮਨਹਿ ਮੰਤ ॥੨॥ ਤੁਝ ਬਿਨਾ ਪ੍ਰਭ ਕਿਛੁ ਨ ਜਾਨੂ ॥ ਸਰਬ
ਜੁਗ ਮਹਿ ਤੁਮ ਪਛਾਨੂ ॥੩॥ ਹਰਿ ਮਨਿ ਬਸੇ ਨਿਸਿ ਬਾਸਰੇ ॥ ਗੋਬਿੰਦ ਨਾਨਕ ਆਸਰੇ ॥੪॥੪॥੧॥

{ਪੰਨਾ 1322}

ਪਦ ਅਰਥ:- ਪ੍ਰਾਨਪਤਿ—ਹੇ ਜਿੰਦ ਦੇ ਮਾਲਕ! ਦਇਆਲ ਪੁਰਖ—ਹੇ ਦਇਆ ਦੇ ਘਰ ਅਕਾਲ ਪੁਰਖ!
ਸਖੇ—ਹੇ ਮਿੱਤਰ! ਕਾਲ—ਮੌਤ, ਆਤਮਕ ਮੌਤ । ਕਾਲ ਜਾਲ—ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ
। ਰਖੇ—ਰਾਖਾ ।੧। ਰਹਾਉ।

ਧਾਰੀ—ਧਾਰਨ ਵਾਲਾ । ਨਾਮ ਧਾਰੀ—ਤੇਰੇ ਨਾਮ ਦਾ ਧਾਰਨੀ, ਤੇਰੇ ਨਾਮ ਨੂੰ ਮਨ ਵਿਚ ਵਸਾਈ ਰੱਖਣ ਵਾਲਾ
। ਪ੍ਰਭ—ਹੇ ਪ੍ਰਭੂ! ਟੇਕ—ਸਹਾਰਾ ।੧।

ਅਨਾਥ—ਨਿਮਾਣੇ । ਦੀਨ—ਗਰੀਬ । ਆਸਵੰਤ—(ਤੇਰੇ ਸਹਾਰੇ ਦੀ) ਆਸ ਰੱਖਣ ਵਾਲੇ । ਸੁਆਮੀ—ਹੇ
ਸੁਆਮੀ! ਮਨਹਿ—ਮਨ ਵਿਚ । ਮੰਤ—ਮੰਤ੍ਰ, ਉਪਦੇਸ਼ ।੨।

ਪ੍ਰਭ—ਹੇ ਪ੍ਰਭੂ! ਜਾਨੂ—ਮੈਂ ਨਹੀਂ ਜਾਣਦਾ । ਪਛਾਨੂ—ਮਿੱਤਰ ।੩।

ਮਨਿ—ਮਨ ਵਿਚ । ਨਿਸਿ—ਰਾਤ । ਬਾਸਰੇ—ਦਿਨ ।੪।

ਅਰਥ:- ਹੇ (ਜੀਵਾਂ ਦੀ) ਜਿੰਦ ਦੇ ਮਾਲਕ! ਹੇ ਦਇਆ ਦੇ ਘਰ ਪੁਰਖ ਪ੍ਰਭੂ! ਹੇ ਮਿੱਤਰ! ਹੇ ਹਰੀ! ਤੂੰ ਹੀ
ਗਰਭ-ਜੋਨਿ ਦਾ ਨਾਸ ਕਰਨ ਵਾਲਾ ਹੈਂ (ਜੂਨਾਂ ਦੇ ਗੋੜ ਵਿਚੋਂ ਕੱਢਣ ਵਾਲਾ ਹੈਂ), ਤੂੰ ਹੀ ਝਗੜੇ ਕਲੇਸ਼ਾਂ ਦਾ
ਨਾਸ ਕਰਨ ਵਾਲਾ ਹੈਂ, ਤੂੰ ਹੀ ਆਤਮਕ ਮੌਤ ਲਿਆਉਣ ਵਾਲੀਆਂ ਮੌਹ ਦੀਆਂ ਫਾਹੀਆਂ ਕੱਟਣ ਵਾਲਾ ਹੈਂ, ਤੂੰ
ਹੀ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਰਾਖਾ ਹੈਂ ।੧। ਰਹਾਉ।

ਹੇ ਦਇਆਲ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, (ਮਿਹਰ ਕਰ, ਮੈਂ ਤੇਰਾ) ਨਾਮ (ਆਪਣੇ ਅੰਦਰ) ਵਸਾਈ
ਰੱਖਾਂ, ਮੈਨੂੰ ਇਕ ਤੇਰਾ ਹੀ ਸਹਾਰਾ ਹੈ ।੧।

ਹੇ ਸੁਆਮੀ! ਨਿਮਾਣੇ ਤੇ ਗਰੀਬ (ਇਕ ਤੇਰੀ ਹੀ ਸਹਾਇਤਾ ਦੀ) ਆਸ ਰੱਖਦੇ ਹਨ । (ਮਿਹਰ ਕਰ, ਤੇਰਾ)
ਨਾਮ-ਮੰਤ੍ਰ (ਮੇਰੇ) ਮਨ ਵਿਚ (ਟਿਕਿਆ ਰਹੇ) ।੨।

ਹੇ ਪ੍ਰਭੂ! ਤੇਰੀ ਸਰਨ ਪਏ ਰਹਿਣ ਤੋਂ ਬਿਨਾ ਮੈਂ ਹੋਰ ਕੁਝ ਭੀ ਨਹੀਂ ਜਾਣਦਾ । ਸਾਰੇ ਜੁਗਾਂ ਵਿਚ ਤੂੰ ਹੀ (ਅਸਾਂ
ਜੀਵਾਂ ਦਾ) ਮਿੱਤਰ ਹੈਂ ।੩।

ਹੇ ਹਰੀ! ਦਿਨ ਰਾਤ (ਮੇਰੇ) ਮਨ ਵਿਚ ਟਿਕਿਆ ਰਹੁ । ਹੇ ਗੋਬਿੰਦ! ਤੂੰ ਹੀ ਨਾਨਕ ਦਾ ਆਸਰਾ ਹੈਂ
।੪।੪।੧।

ਕਲਿਆਨ ਮਹਲਾ ੫ ॥ ਮਨਿ ਤਨਿ ਜਾਪੀਐ ਭਗਵਾਨ ॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ
॥੧॥ ਰਹਾਉ ॥ ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥ ਮਿਲਿ ਸਾਧਸੰਗਤਿ ਪ੍ਰਭੂ ਸਿਮਰੇ

ਨਾਠਿਆ ਦੁਖ ਕਾਲ ॥੧॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥ ਨਾਨਕ ਦਾਸ
ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ {ਪੰਨਾ 1322}

ਪਦ ਅਰਥ:- ਮਨਿ—ਮਨ ਵਿਚ । ਤਨਿ—ਤਨ ਵਿਚ, ਹਿਰਦੇ ਵਿਚ । ਜਾਪੀਐ—ਜਪਣਾ ਚਾਹੀਦਾ ਹੈ ।
ਸੁਪ੍ਰਸੰਨ—ਬਹੁਤ ਦਿਆਲ । ਕਲਿਆਨ—ਸੁਖ, ਆਨੰਦ ।੧।ਰਹਾਉ।

ਸਿਧਿ—ਸਫਲਤਾ । ਗਾਇ—ਗਾ ਕੇ । ਮਿਲਿ—ਮਿਲ ਕੇ । ਨਾਠਿਆ—ਨੱਸ ਗਏ । ਦੁਖ ਕਾਲ—ਮੌਤ ਦੇ
ਦੁੱਖ, ਆਤਮਕ ਮੌਤ ਦੇ ਦੁੱਖ ।੧।

ਪ੍ਰਭ—ਹੇ ਪ੍ਰਭੂ! ਕਰਉ—ਕਰਉਂ, ਮੈਂ ਕਰਦਾ ਰਹਾਂ । ਰੈਨਿ—ਰਾਤ । ਸੇਵ—ਸੇਵਾ-ਭਗਤੀ । ਸਰਣਾਗਤੀ—
ਸਰਨ ਆਇਆ ਹੈ । ਹਰਿ—ਹੇ ਹਰੀ! ਪੂਰਨ ਦੇਵ—ਹੇ ਸਰਬਗੁਣ-ਭਰਪੂਰ ਦੇਵ! ।੨।

ਅਰਥ:- ਹੇ ਭਾਈ! ਮਨ ਵਿਚ ਹਿਰਦੇ ਵਿਚ (ਸਦਾ) ਭਗਵਾਨ (ਦਾ ਨਾਮ) ਜਪਦੇ ਰਹਿਣਾ ਚਾਹੀਦਾ ਹੈ । ਹੇ
ਭਾਈ! (ਜਿਸ ਮਨੁੱਖ ਉੱਤੇ) ਪੂਰੇ ਸਤਿਗੁਰੂ ਜੀ ਦਇਆਲ ਹੁੰਦੇ ਹਨ (ਉਹ ਮਨੁੱਖ ਭਗਵਾਨ ਦਾ ਨਾਮ ਜਪਦਾ
ਹੈ, ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਸਦਾ ਸੁਖ ਆਨੰਦ (ਬਣਿਆ ਰਹਿੰਦਾ ਹੈ) ।੧।ਰਹਾਉ।

ਹੇ ਭਾਈ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ (ਮਨੁੱਖ ਨੂੰ ਆਪਣੇ) ਸਾਰੇ ਕੰਮਾਂ ਦੀ ਸਫਲਤਾ ਪ੍ਰਾਪਤ
ਹੋ ਜਾਂਦੀ ਹੈ । ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਜੀ ਦਾ ਨਾਮ ਸਿਮਰਿਆ ਉਸ ਦੇ ਆਤਮਕ
ਮੌਤ ਤੋਂ ਪੈਦਾ ਹੋਣ ਵਾਲੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।

ਹੇ ਦਾਸ ਨਾਨਕ! (ਆਖ—) ਹੇ ਮੇਰੇ ਪ੍ਰਭੂ! ਹੇ ਹਰੀ! ਹੇ ਪੁਰਖ! ਹੇ ਸਰਬ-ਗੁਣ ਭਰਪੂਰ ਦੇਵ! ਮੈਂ ਤੇਰੀ
ਸਰਨ ਆਇਆ ਹਾਂ; ਮਿਹਰ ਕਰ, ਦਿਨ ਰਾਤ ਮੈਂ ਤੇਰੀ ਭਗਤੀ ਕਰਦਾ ਰਹਾਂ ।੨।੫।੮।

ਕਲਿਆਨੁ ਮਹਲਾ ੫ ॥ ਪ੍ਰਭੂ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ
ਸਬਦੁ ਨੀਸਾਣੁ ॥੧॥ ਰਹਾਉ ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ
ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ
॥ ਸਰਬ ਸੁਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ {ਪੰਨਾ 1323}

ਪਦ ਅਰਥ:- ਅੰਤਰਜਾਮੀ—ਹਰੇਕ ਦੇ ਹਿਰਦੇ ਵਿਚ ਪਹੁੰਚ ਜਾਣ ਵਾਲਾ । ਜਾਣੁ—ਜਾਣਨਹਾਰ ।
ਪਰਮੇਸਰ—ਹੇ ਪਰਮੇਸਰ! ਸਚੁ—ਸਦਾ ਕਾਇਮ ਰਹਿਣ ਵਾਲਾ । ਨੀਸਾਣੁ—ਪਰਵਾਨਾ, ਰਾਹਦਾਰੀ
।੧।ਰਹਾਉ।

ਸਮਰਥੁ—ਤਾਕਤ ਵਾਲਾ । ਮਨਿ—ਮਨ ਵਿਚ । ਤਾਣੁ—ਸਹਾਰਾ । ਘਟ—ਸਰੀਰ । ਦਾਤੇ—ਹੇ ਦਾਤਾਰ!
ਦੇਹਿ—ਜੇ ਕੁਝ ਤੂੰ ਦੇਂਦਾ ਹੈਂ ।

ਚਤੁਰਾਈ—ਸਿਆਣਪ । ਮਾਣੁ—ਇੱਜ਼ਤ । ਸਰਬ—ਸਾਰੇ । ਜਪਿ—ਜਪਿਆ ਕਰ । ਕਲਿਆਣੁ—ਸੁਖ ।੨।

ਅਰਥ:- ਹੇ ਸਰਬ-ਗੁਣ-ਭਰਪੂਰ ਪਰਮੇਸਰ! ਤੂੰ ਮੇਰਾ ਪ੍ਰਭੂ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ ।
ਮਿਹਰ ਕਰ, ਮੈਨੂੰ ਸਦਾ ਅਟੱਲ ਕਾਇਮ ਰਹਿਣ ਵਾਲਾ (ਆਪਣੀ ਸਿਫਤਿ-ਸਾਲਾਹ ਦਾ) ਸ਼ਬਦ (ਬਖ਼ਸ਼ । ਤੇਰੇ
ਚਰਨਾਂ ਵਿਚ ਪਹੁੰਚਣ ਲਈ ਇਹ ਸ਼ਬਦ ਹੀ ਮੇਰੇ ਵਾਸਤੇ) ਪਰਵਾਨਾ ਹੈ ।੧।ਰਹਾਉ।

ਹੇ ਸਭ ਜੀਵਾਂ ਨੂੰ ਦਾਤਾਂ ਦੇਣ ਵਾਲੇ ਸੁਆਮੀ! ਖਾਣ ਅਤੇ ਪਹਿਨਣ ਨੂੰ ਜੋ ਕੁਝ ਤੂੰ ਸਾਨੂੰ ਦੇਂਦਾ ਹੈਂ, ਉਹੀ ਅਸੀਂ ਵਰਤਦੇ ਹਾਂ। ਤੈਥੋਂ ਬਿਨਾ, ਹੇ ਹਰੀ! ਕੋਈ ਹੋਰ (ਇਤਨੀ) ਸਮਰਥਾ ਵਾਲਾ ਨਹੀਂ ਹੈ। (ਮੈਨੂੰ ਸਦਾ) ਤੇਰੀ (ਸਹਾਇਤਾ ਦੀ ਹੀ) ਆਸ (ਰਹਿੰਦੀ ਹੈ, ਮੇਰੇ) ਮਨ ਵਿਚ ਤੇਰਾ ਹੀ ਸਹਾਰਾ ਰਹਿੰਦਾ ਹੈ। ੧।

ਹੇ ਨਾਨਕ! (ਸਦਾ) ਪਰਮਾਤਮਾ ਦਾ ਨਾਮ ਜਪਿਆ ਕਰ, (ਨਾਮ ਜਪਣ ਦੀ ਬਰਕਤਿ ਨਾਲ ਹੀ ਉੱਚੀ) ਸੁਰਤਿ (ਉੱਚੀ) ਮਤਿ, (ਸੁਚੱਜੇ ਜੀਵਨ ਵਾਲੀ) ਸਿਆਣਪ (ਲੋਕ ਪਰਲੋਕ ਦੀ) ਵਡਿਆਈ, (ਸੋਹਣਾ ਆਤਮਕ) ਰੂਪ ਰੰਗ, ਧਨ, ਇੱਜ਼ਤ, ਸਾਰੇ ਸੁਖ, ਆਨੰਦ (ਇਹ ਸਾਰੀਆਂ ਦਾਤਾਂ ਪ੍ਰਾਪਤ ਹੁੰਦੀਆਂ ਹਨ)। ੨। ੬। ੯।

ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ
॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ ਮੁਕਤਿ ਜੁਗਤਿ ਅਨਿਕ ਸੁਖ ਹਰਿ ਭਗਤਿ
ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ {ਪੰਨਾ
1323}

ਪਦ ਅਰਥ:- ਕਲਿਆਨ—ਸੁਖ, ਆਤਮਕ ਆਨੰਦ। ਕਲਿਆਨ ਕਰਨ—ਆਤਮਕ ਆਨੰਦ ਪੈਦਾ ਕਰਨ ਵਾਲੀ। ਪ੍ਰਭ ਨਾਮੁ—ਪਰਮਾਤਮਾ ਦਾ ਨਾਮ। ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ। ਪਾਵਨ—ਪਵਿੱਤਰ (ਕਰਨ ਵਾਲਾ)। ਪਤਿਤ ਪਾਵਨੋ—ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ੧। ਰਹਾਉ।

ਸਾਧ ਸੰਗਿ—ਸਾਧ-ਸੰਗ ਵਿਚ। ਜਪਿ—ਜਪੈ, ਜੋ ਜਪਦਾ ਹੈ। ਨਿਸੰਗ—ਝਾਕਾ ਲਾਹ ਕੇ। ਜਮਕਾਲੁ—ਮੌਤ, ਆਤਮਕ ਮੌਤ। ੧।

ਮੁਕਤਿ ਜੁਗਤਿ ਅਨਿਕ—ਮੁਕਤੀ ਪ੍ਰਾਪਤ ਕਰਨ ਦੀਆਂ ਅਨੇਕਾਂ ਜੁਗਤੀਆਂ। ਅਨਿਕ ਸੁਖ—ਅਨੇਕਾਂ ਸੁਖ। ਲਵੈ ਨ ਲਾਵਨੋ—ਬਰਾਬਰੀ ਨਹੀਂ ਕਰ ਸਕਦੇ। ਲੁਬਧ—(ਲੁਬਧ) ਪ੍ਰੇਮੀ, ਤਾਂਘ ਰੱਖਣ ਵਾਲਾ। ਬਹੁੜਿ—ਮੁੜ। ਧਾਵਨੋ—ਭਟਕਣਾ। ੨।

ਅਰਥ:- ਹੇ ਭਾਈ! ਪਰਮਾਤਮਾ ਦੇ ਚਰਨਾਂ ਦੀ ਸਰਨ (ਸਾਰੇ) ਸੁਖ ਪੈਦਾ ਕਰਨ ਵਾਲੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ। ੧। ਰਹਾਉ।

ਹੇ ਭਾਈ! (ਜਿਹੜਾ ਮਨੁੱਖ) ਸਾਧ ਸੰਗਤਿ ਵਿਚ ਸਰਧਾ ਨਾਲ ਨਾਮ ਜਪਦਾ ਹੈ, ਉਸ ਨੂੰ ਮੌਤ ਦਾ ਡਰ ਭੈ-ਭੀਤ ਨਹੀਂ ਕਰ ਸਕਦਾ (ਉਸ ਦੇ ਆਤਮਕ ਜੀਵਨ ਨੂੰ ਆਤਮਕ ਮੌਤ ਮੁਕਾ ਨਹੀਂ ਸਕਦੀ)। ੧।

ਹੇ ਦਾਸ ਨਾਨਕ! (ਆਖ—) ਮੁਕਤੀ ਪ੍ਰਾਪਤ ਕਰਨ ਲਈ ਅਨੇਕਾਂ ਜੁਗਤੀਆਂ ਅਤੇ ਅਨੇਕਾਂ ਸੁਖ ਪਰਮਾਤਮਾ ਦੀ ਭਗਤੀ ਦੀ ਬਰਾਬਰੀ ਨਹੀਂ ਕਰ ਸਕਦੇ। ਪਰਮਾਤਮਾ ਦੇ ਦੀਦਾਰ ਦਾ ਮਤਵਾਲਾ ਮਨੁੱਖ ਮੁੜ ਜੂਨਾਂ ਦੇ ਗੇੜ ਵਿਚ ਨਹੀਂ ਭਟਕਦਾ। ੨। ੭। ੧੦।

ਕਲਿਆਨ ਮਹਲਾ ੪ ਅਸਟਪਦੀਆ ॥ ੧੯ ਸਤਿਗੁਰ ਪ੍ਰਸਾਦਿ ॥ ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥
ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ ਕਾਸਟ ਮਹਿ ਜਿਉ ਹੈ ਬੈਸੰਤਰੁ
ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ ਨਉ
ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ

ਹਰਿ ਰਸੁ ਪੀਜੈ ॥੨॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ
ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰੁ ਭਗਤਿ
ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੁੰਦ ਨਾਮੁ ਮੁਖਿ ਦੀਜੈ ॥੪॥ {ਪੰਨਾ 1323}

ਪਦ ਅਰਥ:- ਰਮ—ਰਮਿਆ ਹੋਇਆ, ਸਰਬ—ਵਿਆਪਕ । ਸੁਨਿ—ਸੁਣ ਕੇ । ਭੀਜੈ—(ਪ੍ਰੇਮ—ਜਲ ਨਾਲ)
ਭਿੱਜ ਜਾਂਦਾ ਹੈ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ ਟਿਕ
ਕੇ । ਪੀਜੈ—ਪੀ ਸਕੀਦਾ ਹੈ ।੧।ਰਹਾਉ।

ਕਾਸਟ—ਲੱਕੜ । ਮਹਿ—ਵਿਚ । ਬੈਸੰਤਰੁ—ਅੱਗ । ਮਥਿ—ਰਿੜਕ ਕੇ । ਸੰਜਮਿ—ਸੰਜਮ ਨਾਲ, ਵਿਓਂਤ
ਨਾਲ । ਕਾਢਿ ਕਢੀਜੈ—ਕੱਢ ਸਕੀਦੀ ਹੈ, ਪੈਦਾ ਕਰ ਲਈਦੀ ਹੈ । ਸਬਾਈ—ਸਾਰੀ (ਸ੍ਰਿਸ਼ਟੀ ਵਿਚ) ।
ਤਤੁ—ਨਿਚੋੜ, ਭੇਤ, ਅਸਲੀਅਤ ।੧।

ਨਵੇ—ਨੌ ਹੀ । ਦਸਵੇ—ਦਸਵੇਂ (ਦਰਵਾਜ਼ੇ) ਦੀ ਰਾਹੀਂ । ਚੁਈਜੈ—ਚੋਈਦਾ ਹੈ । ਪਿਆਰੇ—ਹੇ ਪਿਆਰੇ!
ਸਬਦੀ—ਸਬਦ ਦੀ ਰਾਹੀਂ । ਪੀਜੈ—ਪੀ ਸਕੀਦਾ ਹੈ ।੨।

ਕਾਇਆ—ਸਰੀਰ । ਨੀਕੋ—ਚੰਗਾ, ਸੋਹਣਾ । ਵਿਚਿ—(ਕਾਇਆ ਦੇ) ਅੰਦਰ । ਕੀਜੈ—ਕਰਨਾ ਚਾਹੀਦਾ ਹੈ
। ਅਮੋਲ—ਜੋ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ । ਲੀਜੈ—ਹਾਸਲ ਕਰ ਸਕੀਦਾ ਹੈ ।੩।

ਅਗਮੁ—ਅਪਹੁੰਚ । ਭਰਿ—ਭਰਿਆ ਹੋਇਆ (ਅਮੋਲਕ ਰਤਨਾਂ ਲਾਲਾਂ ਨਾਲ) । ਭਰਿ ਸਾਗਰੁ ਭਗਤਿ—
(ਅਮੋਲਕ ਲਾਲਾਂ ਰਤਨਾਂ ਨਾਲ) ਭਰੇ ਹੋਏ ਸਮੁੰਦਰ-ਪ੍ਰਭੂ ਦੀ ਭਗਤੀ । ਕਰੀਜੈ—ਕੀਤੀ ਜਾ ਸਕਦੀ ਹੈ ।
ਦੀਨ—ਨਿਮਾਣੇ । ਸਾਰਿੰਗ—ਪਪੀਹੇ । ਮੁਖਿ—(ਮੇਰੇ) ਮੂੰਹ ਵਿਚ । ਦੀਜੈ—ਦੇਹ ।੪।

ਅਰਥ:- ਹੇ ਭਾਈ! ਸਰਬ—ਵਿਆਪਕ ਪਰਮਾਤਮਾ (ਦਾ ਨਾਮ) ਸੁਣ ਕੇ (ਮਨੁੱਖ ਦਾ) ਮਨ (ਪ੍ਰੇਮ—ਜਲ ਨਾਲ)
ਭਿੱਜ ਜਾਂਦਾ ਹੈ । ਇਹ ਹਰਿ—ਨਾਮ ਆਤਮਕ ਜੀਵਨ ਦੇਣ ਵਾਲਾ ਹੈ ਅਤੇ ਸੁਆਦਲਾ ਹੈ । ਇਹ ਹਰਿ—ਨਾਮ—
ਜਲ ਗੁਰੂ ਦੀ ਮਤਿ ਦੀ ਰਾਹੀਂ ਆਤਮਕ ਅਡੋਲਤਾ ਵਿਚ (ਟਿਕ ਕੇ) ਪੀ ਸਕੀਦਾ ਹੈ ।੧।ਰਹਾਉ।

ਹੇ ਭਾਈ! ਜਿਵੇਂ (ਹਰੇਕ) ਲੱਕੜੀ ਵਿਚ ਅੱਗ (ਲੁਕੀ ਰਹਿੰਦੀ) ਹੈ, (ਪਰ ਜੁਗਤਿ ਨਾਲ ਉੱਦਮ ਕਰ ਕੇ ਪਰਗਟ
ਕਰ ਸਕੀਦੀ ਹੈ, ਤਿਵੇਂ ਪਰਮਾਤਮਾ ਦਾ ਨਾਮ (ਐਸਾ) ਹੈ (ਕਿ ਇਸ ਦੀ) ਜੋਤਿ ਸਾਰੀ ਸ੍ਰਿਸ਼ਟੀ ਵਿਚ (ਗੁਪਤ)
ਹੈ, ਇਸ ਅਸਲੀਅਤ ਨੂੰ ਗੁਰੂ ਦੀ ਮਤਿ ਦੀ ਰਾਹੀਂ ਸਮਝ ਸਕੀਦਾ ਹੈ ।੧।

ਹੇ ਭਾਈ! (ਮਨੁੱਖਾ ਸਰੀਰ ਦੇ) ਨੌ ਦਰਵਾਜ਼ੇ ਹਨ (ਜਿਨ੍ਹਾਂ ਦੀ ਰਾਹੀਂ ਮਨੁੱਖ ਦਾ ਸੰਬੰਧ ਬਾਹਰਲੀ ਦੁਨੀਆ ਨਾਲ
ਬਣਿਆ ਰਹਿੰਦਾ ਹੈ, ਪਰ) ਇਹ ਨੌ ਹੀ ਦਰਵਾਜ਼ੇ (ਨਾਮ—ਰਸ ਵਲੋਂ) ਰੁੱਖੇ ਰਹਿੰਦੇ ਹਨ । ਆਤਮਕ ਜੀਵਨ
ਦੇਣ ਵਾਲਾ ਹਰਿ—ਨਾਮ—ਰਸ ਦਸਵੇਂ ਦਰਵਾਜ਼ੇ (ਦਿਮਾਗ) ਦੀ ਰਾਹੀਂ ਹੀ (ਮਨੁੱਖ ਦੇ ਅੰਦਰ ਪਰਗਟ ਹੁੰਦਾ ਹੈ,
ਜਿਵੇਂ ਅਰਕ ਆਦਿਕ ਨਾਲ ਦੀ ਰਾਹੀਂ) ਚੋਂਦਾ ਹੈ । ਹੇ ਪਿਆਰੇ ਪ੍ਰਭੂ! (ਆਪਣੇ ਜੀਵਾਂ ਉੱਤੇ) ਸਦਾ ਹੀ ਮਿਹਰ
ਕਰ, (ਜੇ ਤੂੰ ਮਿਹਰ ਕਰੇਂ, ਤਾਂ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਇਹ ਹਰਿ—ਨਾਮ—ਰਸ ਪੀਤਾ ਜਾ ਸਕਦਾ ਹੈ
।੨।

ਹੇ ਭਾਈ! ਮਨੁੱਖਾ ਸਰੀਰ (ਮਾਨੋ, ਇਕ) ਸ਼ਹਿਰ ਹੈ, ਇਸ (ਸਰੀਰ—ਸ਼ਹਿਰ) ਵਿਚ ਹਰਿ—ਨਾਮ—ਰਸ (ਵਿਗਾਝਣ
ਦਾ) ਵਣਜ ਕਰਦੇ ਰਹਿਣਾ ਚਾਹੀਦਾ ਹੈ । ਹੇ ਭਾਈ! (ਇਹ ਹਰਿ—ਨਾਮ—ਰਸ, ਮਾਨੋ) ਅਮੁੱਲੇ ਰਤਨ ਲਾਲ
ਹਨ, (ਇਹ ਹਰਿ—ਨਾਮ—ਰਸ) ਗੁਰੂ ਦੀ ਸਰਨ ਪਿਆਂ ਹੀ ਹਾਸਲ ਕੀਤਾ ਜਾ ਸਕਦਾ ਹੈ ।੩।

ਹੇ ਭਾਈ! ਗੁਰੂ ਅਪਹੁੰਚ ਪਰਮਾਤਮਾ (ਦਾ ਰੂਪ) ਹੈ । (ਅਮੋਲਕ ਰਤਨਾਂ ਲਾਲਾਂ ਨਾਲ) ਭਰੇ ਹੋਏ ਸਮੁੰਦਰ (ਪ੍ਰਭੂ) ਦੀ ਭਗਤੀ (ਗੁਰੂ ਦੀ ਸਰਨ ਪਿਆਂ ਹੀ) ਕੀਤੀ ਜਾ ਸਕਦੀ ਹੈ । ਹੇ ਪ੍ਰਭੂ! ਅਸੀਂ ਜੀਵ (ਤੇਰੇ ਦਰ ਦੇ) ਨਿਮਾਣੇ ਪਪੀਹੇ ਹਾਂ । ਮਿਹਰ ਕਰ, ਮਿਹਰ ਕਰ (ਜਿਵੇਂ ਪਪੀਹੇ ਨੂੰ ਵਰਖਾ ਦੀ) ਇਕ ਬੂੰਦ (ਦੀ ਪਿਆਸ ਰਹਿੰਦੀ ਹੈ, ਤਿਵੇਂ ਮੈਨੂੰ ਤੇਰੇ ਨਾਮ-ਜਲ ਦੀ ਪਿਆਸ ਹੈ, ਮੇਰੇ) ਮੂੰਹ ਵਿਚ (ਆਪਣਾ) ਨਾਮ (-ਜਲ) ਦੇਹ ।੪।

ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਉਤਮ ਕਿਆ ਉਪਮਾ ਤਿਨੁ ਦੀਜੈ ॥ ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥ {ਪੰਨਾ 1323}

ਪਦ ਅਰਥ:- ਲਾਲਨੁ—ਸੋਹਣਾ ਲਾਲ, ਸੋਹਣਾ ਹਰਿ-ਨਾਮ । ਰੰਗਨੁ—ਸੋਹਣਾ ਰੰਗ । ਗੁਰ—ਹੇ ਗੁਰੂ! ਦੀਜੈ—ਦੇਹ । ਰੰਗਿ—ਰੰਗ ਵਿਚ । ਰਾਤੇ—ਰੰਗੇ ਜਾਂਦੇ ਹਨ । ਰਸ ਰਸਿਕ—ਨਾਮ-ਰਸ ਦੇ ਰਸੀਏ । ਗਟਕ—ਗਟ ਗਟ ਕਰ ਕੇ, ਸੁਆਦ ਨਾਲ । ਪੀਜੈ—ਪੀਣਾ ਚਾਹੀਦਾ ਹੈ ।੫।

ਬਸੁਧਾ—ਧਰਤੀ । ਸਪਤ—ਸੱਤ । ਦੀਪ—(ਫ਼ੀਪ) ਜਜ਼ੀਰੇ, ਟਾਪੂ । ਸਾਗਰ—(ਸੱਤ) ਸਮੁੰਦਰ । ਕੰਚਨੁ—ਸੋਨਾ । ਇਨਹੁ—ਇਹਨਾਂ ਕੀਮਤੀ ਪਦਾਰਥਾਂ ਨੂੰ । ਬਾਛਹਿ—ਚਾਹੁੰਦੇ, ਲੋਚਦੇ, ਤਾਂਘ ਕਰਦੇ । ਮਾਗਹਿ—ਮੰਗਦੇ ਹਨ । ਦੀਜੈ—ਦੇਹ ।੬।

ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ! ਸਦ—ਸਦਾ । ਭੂਖੇ—ਮਾਇਆ ਦੇ ਲਾਲਚ ਵਿਚ ਫਸੇ ਹੋਏ । ਭੂਖਨ ਭੂਖ ਕਰੀਜੈ—(ਮਾਇਆ ਦੀ) ਭੁੱਖ ਦੀ ਹੀ ਰਟ ਲਾਈ ਜਾਂਦੀ ਹੈ । ਧਾਵਤੁ—ਭਟਕਦਿਆਂ । ਧਾਇ—ਭਟਕ ਕੇ । ਧਾਵਹਿ—ਭਟਕਦੇ ਹਨ । ਧਾਵਤੁ ਧਾਇ ਧਾਵਹਿ—ਭਟਕਦਿਆਂ ਭਟਕ ਕੇ ਭਟਕਦੇ ਹਨ; ਸਦਾ ਭਟਕਦੇ ਫਿਰਦੇ ਹਨ । ਲਖ ਕੋਸਨ ਕਉ—ਲੱਖਾਂ ਕੋਹਾਂ ਨੂੰ । ਬਿਥਿ ਦੀਜੈ—ਵਿੱਥ ਬਣਾ ਲਿਆ ਜਾਂਦਾ ਹੈ ।੭।

ਹਰਿ ਜਨ—ਪਰਮਾਤਮਾ ਦੇ ਭਗਤ । ਕਿਆ ਉਪਮਾ—ਕਿਹੜੀ ਵਡਿਆਈ? ਦੀਜੈ—ਦਿੱਤੀ ਜਾਏ । ਤੁਲਿ—ਬਰਾਬਰ । ਅਉਰ ਉਪਮਾ—ਕੋਈ ਹੋਰ ਵਡਿਆਈ । ਕ੍ਰਿਪਾ ਕਰੀਜੈ—ਕਿਰਪਾ ਕਰ ।੮।

ਅਰਥ:- ਹੇ ਭਾਈ! ਸੋਹਣਾ ਹਰਿ (-ਨਾਮ) ਬੜਾ ਸੋਹਣਾ ਰੰਗ ਹੈ । ਹੇ ਗੁਰੂ! (ਮੈਨੂੰ ਆਪਣਾ) ਮਨ ਰੰਗਣ ਲਈ (ਇਹ ਹਰਿ-ਨਾਮ ਰੰਗ) ਦੇਹ । ਹੇ ਭਾਈ! (ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰੰਗ ਮਿਲ ਜਾਂਦਾ ਹੈ, ਉਹ) ਸਦਾ ਲਈ ਪਰਮਾਤਮਾ ਦੇ (ਨਾਮ-) ਰੰਗ ਵਿਚ ਰੰਗੇ ਰਹਿੰਦੇ ਹਨ, (ਉਹ ਮਨੁੱਖ ਨਾਮ-) ਰਸ ਦੇ ਰਸੀਏ (ਬਣ ਜਾਂਦੇ ਹਨ) । ਹੇ ਭਾਈ! (ਇਹ ਨਾਮ-ਰਸ) ਗਟ ਗਟ ਕਰ ਕੇ ਸਦਾ ਪੀਂਦੇ ਰਹਿਣਾ ਚਾਹੀਦਾ ਹੈ ।੫।

ਹੇ ਭਾਈ! (ਜਿਤਨੀ ਭੀ) ਸੱਤ ਟਾਪੂਆਂ ਵਾਲੀ ਅਤੇ ਸੱਤ ਸਮੁੰਦਰਾਂ ਵਾਲੀ ਧਰਤੀ ਹੈ (ਜੇ ਇਸ ਨੂੰ) ਪੁੱਟ ਕੇ (ਇਸ ਵਿਚੋਂ ਸਾਰਾ) ਸੋਨਾ ਕੱਢ ਕੇ (ਬਾਹਰ) ਰੱਖ ਦਿੱਤਾ ਜਾਏ, (ਤਾਂ ਭੀ) ਮੇਰੇ ਮਾਲਕ-ਪ੍ਰਭੂ ਦੇ ਭਗਤ-ਜਨ (ਸੋਨਾ ਆਦਿਕ) ਇਹਨਾਂ (ਕੀਮਤੀ ਪਦਾਰਥਾਂ) ਨੂੰ ਨਹੀਂ ਲੋੜਦੇ, ਉਹ ਸਦਾ ਪਰਮਾਤਮਾ (ਦਾ ਨਾਮ ਹੀ) ਮੰਗਦੇ ਰਹਿੰਦੇ ਹਨ । ਹੇ ਗੁਰੂ! (ਮੈਨੂੰ ਭੀ) ਪਰਮਾਤਮਾ ਦਾ ਨਾਮ ਰਸ ਹੀ ਬਖਸ਼ ।੬।

ਹੇ ਭਾਈ! ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ ਸਦਾ ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, (ਉਹਨਾਂ ਦੇ ਅੰਦਰ) ਸਦਾ (ਮਾਇਆ ਦੀ) ਭੁੱਖ (ਮਾਇਆ ਦੀ) ਭੁੱਖ ਦੀ ਪੁਕਾਰ ਜਾਰੀ ਰਹਿੰਦੀ ਹੈ । ਮਾਇਆ ਦੀ ਖਿੱਚ ਦੇ ਕਾਰਨ ਉਹ ਸਦਾ ਹੀ ਭਟਕਦੇ ਫਿਰਦੇ ਹਨ । (ਮਾਇਆ ਇਕੱਠੀ ਕਰਨ ਦੀ ਖ਼ਾਤਰ ਆਪਣੇ ਮਨ ਅਤੇ ਪਰਮਾਤਮਾ ਦੇ ਵਿਚਕਾਰ) ਲੱਖਾਂ ਕੋਹਾਂ ਨੂੰ ਵਿੱਥ ਬਣਾ ਲਿਆ ਜਾਂਦਾ ਹੈ । ੨।

ਹੇ ਭਾਈ! ਸਦਾ ਹਰੀ ਦਾ ਨਾਮ ਜਪਣ ਦੀ ਬਰਕਤਿ ਨਾਲ ਪਰਮਾਤਮਾ ਦੇ ਭਗਤ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਕੋਈ ਭੀ ਵਡਿਆਈ ਕੀਤੀ ਨਹੀਂ ਜਾ ਸਕਦੀ । ਪਰਮਾਤਮਾ ਦੇ ਨਾਮ ਦੇ ਬਰਾਬਰ ਦਾ ਹੋਰ ਕੋਈ ਪਦਾਰਥ ਹੈ ਹੀ ਨਹੀਂ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਉਤੇ ਮਿਹਰ ਕਰ (ਅਤੇ ਆਪਣਾ ਨਾਮ ਬਖ਼ਸ਼) । ੮।੧।

ਕਲਿਆਨ ਮਹਲਾ ੪ ॥ ਰਾਮ ਗੁਰੂ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥ ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰੁ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥ {ਪੰਨਾ 1324}

ਪਦ ਅਰਥ:- ਰਾਮ—ਹੇ ਰਾਮ! ਹੇ ਹਰੀ! ਪਾਰਸੁ—ਉਹ ਪੱਥਰੀ ਜਿਸ ਦੀ ਛੁਹ ਨਾਲ ਲੋਹਾ ਸੋਨਾ ਹੋ ਜਾਂਦਾ ਮੰਨਿਆ ਜਾਂਦਾ ਹੈ । ਪਰਸੁ—(ਗੁਰੂ ਨਾਲ) ਛੁਹ । ਕਰੀਜੈ—ਕਰ ਦੇਹ । ਹਮ—ਅਸੀ ਜੀਵ । ਨਿਰਗੁਣੀ—ਗੁਣ—ਹੀਨ । ਮਨੂਰ—ਸੜਿਆ ਹੋਇਆ ਲੋਹਾ । ਅਤਿ ਫੀਕੇ—ਬਹੁਤ ਰੁੱਖੇ ਜੀਵਨ ਵਾਲੇ । ਮਿਲਿ ਸਤਿਗੁਰ—ਗੁਰੂ ਨੂੰ ਮਿਲ ਕੇ । ਕੀਜੈ—(ਇਹ ਮਿਹਰ) ਕਰ । ੧। ਰਹਾਉ ।

ਸਭਿ—ਸਾਰੇ ਲੋਕ । ਬਾਂਛਹਿ—ਮੰਗਦੇ ਹਨ । ਨਿਤ—ਸਦਾ । ਕਰੀਜੈ—ਕੀਤੀ ਜਾ ਰਹੀ ਹੈ । ਮਿਲਿ—(ਹਰੀ ਨੂੰ) ਮਿਲ ਕੇ । ਦਰਸਨ ਤ੍ਰਿਪਤਿ—ਹਰੀ ਦੇ ਦਰਸਨ ਦੀ ਤ੍ਰਿਪਤੀ ਨਾਲ । ਧੀਜੈ—ਧੀਰਜ ਵਿਚ ਆ ਜਾਂਦਾ ਹੈ, ਸ਼ਾਂਤ ਹੋ ਜਾਂਦਾ ਹੈ । ੧।

ਸਬਲੁ—ਬਲਵਾਨ । ਕਾਲਖ ਦਾਗ—ਵਿਕਾਰਾਂ ਦੀ ਕਾਲਖ ਦਾ ਦਾਗ । ਅਲਿਪਤ—ਨਿਰਲੇਪ । ਮੁਕਤੇ—ਵਿਕਾਰਾਂ ਤੋਂ ਬਚੇ ਹੋਏ । ਪੰਕੁ—ਪੰਖ, ਖੰਭ । ੨।

ਵਾਸੁ—ਖੁਸ਼ਬੂ । ਭੁਇਅੰਗਮ—ਸੱਪ । ਵੇੜੀ—ਘਿਰੀ ਹੋਈ । ਕਿਵ—ਕਿਸ ਤਰ੍ਹਾਂ । ਮਿਲੀਐ—ਮਿਲ ਸਕੀਦਾ ਹੈ । ਲੀਜੈ—ਲਿਆ ਜਾ ਸਕਦਾ ਹੈ । ਖੜਗੁ—ਤਲਵਾਰ । ਗੁਰ ਗਿਆਨੁ—ਗੁਰੂ ਦਾ ਦਿੱਤਾ ਗਿਆਨ । ਗਿਆਨੁ—ਆਤਮਕ ਜੀਵਨ ਦੀ ਸੂਝ । ਕਰਾਰਾ—ਤਕੜਾ । ਬਿਖੁ—ਜ਼ਹਰ । ਛੇਦਿ—ਕੱਟ ਕੇ । ਪੀਜੈ—ਪੀਤਾ ਜਾ ਸਕਦਾ ਹੈ । ੩।

ਆਨਿ—ਲਿਆ ਕੇ । ਆਨਿ ਆਨਿ—ਲਿਆ ਲਿਆ ਕੇ । ਸਮਧਾ—ਲੱਕੜਾਂ ਦਾ ਵੇਰ । ਬੈਸੰਤਰ—ਅੱਗ । ਭਸਮ—ਸੁਆਹ । ਕਰੀਜੈ—ਕੀਤਾ ਜਾ ਸਕਦਾ ਹੈ । ਉਗ੍ਰ—ਬੱਜਰ, ਵੱਡੇ । ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ । ਮਿਲਿ ਸਾਧੂ—ਗੁਰੂ ਨੂੰ ਮਿਲ ਕੇ । ਲੂਕੀ—ਚੁਆਤੀ । ਦੀਜੈ—ਦਿੱਤੀ ਜਾ ਸਕਦੀ ਹੈ । ੪।

ਅਰਥ:- ਹੇ ਹਰੀ! ਗੁਰੂ (ਹੀ ਅਸਲ) ਪਾਰਸ ਹੈ, (ਮੇਰੀ ਗੁਰੂ ਨਾਲ) ਛੁਹ ਕਰ ਦੇਹ (ਮੈਨੂੰ ਗੁਰੂ ਮਿਲਾ ਦੇਹ) । ਅਸੀ ਜੀਵ ਗੁਣ-ਹੀਨ ਹਾਂ, ਸੜਿਆ ਹੋਇਆ ਲੋਹਾ ਹਾਂ, ਬੜੇ ਰੁੱਖੇ ਜੀਵਨ ਵਾਲੇ ਹਾਂ । (ਇਹ ਮਿਹਰ) ਕਰ ਕਿ ਗੁਰੂ ਨੂੰ ਮਿਲ ਕੇ ਪਾਰਸ (ਹੋ ਜਾਈਏ) ।੧।

ਹੇ ਭਾਈ! ਸਾਰੇ ਲੋਕ ਸੁਰਗ ਮੁਕਤੀ ਬੈਕੁੰਠ (ਹੀ) ਮੰਗਦੇ ਰਹਿੰਦੇ ਹਨ, ਸਦਾ (ਸੁਰਗ ਮੁਕਤੀ ਬੈਕੁੰਠ ਦੀ ਹੀ) ਆਸ ਕੀਤੀ ਜਾ ਰਹੀ ਹੈ । ਪਰ ਪਰਮਾਤਮਾ ਦੇ ਦਰਸ਼ਨ ਦੇ ਪ੍ਰੇਮੀ ਭਗਤ ਮੁਕਤੀ ਨਹੀਂ ਮੰਗਦੇ । (ਪਰਮਾਤਮਾ ਨੂੰ) ਮਿਲ ਕੇ (ਪਰਮਾਤਮਾ ਦੇ) ਦਰਸ਼ਨ ਦੇ ਰਜੇਵੇਂ ਨਾਲ (ਉਹਨਾਂ ਦਾ) ਮਨ ਸ਼ਾਂਤ ਰਹਿੰਦਾ ਹੈ ।੧।

ਹੇ ਭਾਈ! (ਸੰਸਾਰ ਵਿਚ) ਮਾਇਆ ਦਾ ਮੋਹ ਬਹੁਤ ਬਲਵਾਨ ਹੈ, (ਮਾਇਆ ਦਾ) ਮੋਹ (ਜੀਵਾਂ ਦੇ ਮਨ ਵਿਚ ਵਿਕਾਰਾਂ ਦੀ) ਕਾਲਖ ਦੇ ਦਾਗ਼ ਲਾ ਦੇਂਦਾ ਹੈ । ਪਰ ਪਰਮਾਤਮਾ ਦੇ ਭਗਤ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ, ਵਿਕਾਰਾਂ ਤੋਂ ਬਚੇ ਰਹਿੰਦੇ ਹਨ, ਜਿਵੇਂ ਮੁਰਗਾਈ ਦਾ ਖੰਭ (ਪਾਣੀ ਵਿਚ) ਭਿੱਜਦਾ ਨਹੀਂ ।੨।

ਹੇ ਭਾਈ! ਚੰਦਨ ਦੀ ਖੁਸ਼ਬੂ ਸੱਪਾਂ ਨਾਲ ਘਿਰੀ ਰਹਿੰਦੀ ਹੈ । (ਚੰਦਨ ਨੂੰ) ਕਿਵੇਂ ਮਿਲਿਆ ਜਾ ਸਕਦਾ ਹੈ? ਚੰਦਨ ਕਿਵੇਂ ਹਾਸਲ ਕੀਤਾ ਜਾ ਸਕਦਾ ਹੈ? (ਮਨੁੱਖ ਦੀ ਜਿੰਦ ਵਿਕਾਰਾਂ ਨਾਲ ਘਿਰੀ ਰਹਿੰਦੀ ਹੈ, ਪ੍ਰਭੂ-ਮਿਲਾਪ ਦੀ ਸੁਗੰਧੀ ਮਨੁੱਖ ਨੂੰ ਪ੍ਰਾਪਤ ਨਹੀਂ ਹੁੰਦੀ) । ਗੁਰੂ ਦਾ ਬਖਸ਼ਿਆ ਹੋਇਆ (ਆਤਮਕ ਜੀਵਨ ਦੀ ਸੂਝ ਦਾ) ਗਿਆਨ ਤੇਜ਼ ਖੰਡਾ (ਹੈ, ਇਹ ਖੰਡਾ) ਕੱਢ ਕੇ (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਰ (ਜੜ੍ਹਾਂ ਤੋਂ) ਵੱਢ ਵੱਢ ਕੇ ਨਾਮ-ਰਸ ਪੀਤਾ ਜਾ ਸਕਦਾ ਹੈ ।੩।

ਹੇ ਭਾਈ! (ਲੱਕੜਾਂ) ਲਿਆ ਲਿਆ ਕੇ ਲੱਕੜਾਂ ਦਾ ਬੜਾ ਢੇਰ ਇਕੱਠਾ ਕੀਤਾ ਜਾਏ (ਉਸ ਨੂੰ) ਅੱਗ (ਦੀ ਇਕ ਚੰਗਿਆੜੀ) ਪਲ ਵਿਚ ਸੁਆਹ ਕਰ ਸਕਦੀ ਹੈ । ਪਰਮਾਤਮਾ ਨਾਲੋਂ ਟੁੱਟ ਹੋਏ ਮਨੁੱਖ ਬੜੇ ਬੜੇ ਬੱਜਰ ਪਾਪ ਕਰਦੇ ਹਨ, (ਉਹਨਾਂ ਪਾਪਾਂ ਨੂੰ ਸਾੜਨ ਵਾਸਤੇ) ਗੁਰੂ ਨੂੰ ਮਿਲ ਕੇ (ਹਰਿ-ਨਾਮ-ਅੱਗ ਦੀ) ਚੁਆਤੀ ਦਿੱਤੀ ਜਾ ਸਕਦੀ ਹੈ ।੪।

ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥ {ਪੰਨਾ 1324}

ਪਦ ਅਰਥ:- ਸਾਧੂ-ਆਪਣੇ ਮਨ ਨੂੰ ਵੱਸ ਵਿਚ ਰੱਖਣ ਵਾਲੇ ਮਨੁੱਖ । ਨੀਕੇ-ਭਲੇ, ਚੰਗੇ, ਨੇਕ । ਜਿਨ ਅੰਤਰਿ-ਜਿਨ੍ਹਾਂ ਦੇ ਅੰਦਰ । ਪਰਸਨਿ-(ਹਰਿ-ਨਾਮ ਦੀ) ਛੁਹ ਨਾਲ । ਪਰਸੁ-ਪਾਰਸੁ । ਜਨੁ-ਜਾਣੋ, ਮਾਨੋ (as if) । ਦਿਖੀਜੈ-(ਉਹਨਾਂ ਨੂੰ) ਦਿੱਸ ਪਿਆ ਹੈ ।੫।

ਸਾਕਤ ਸੂਤੁ-ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਜੀਵਨ-ਧਾਗਾ । ਗੁਰਝੀ-ਗੁਰਝੀਂ, ਗੁੰਝਲਾਂ ਨਾਲ । ਕਿਉਕਰਿ-ਕਿਵੇਂ? ਤਾਨੁ-ਜੀਵਨ ਦਾ ਤਾਣਾ । ਤਨੀਜੈ-ਤਣਿਆ ਜਾ ਸਕਦਾ ਹੈ । ਤੰਤੁ-ਤੰਦ । ਸੂਤੁ-ਧਾਗਾ । ਨਿਕਸੈ-ਨਿਕਲਦਾ । ਸੰਗੁ-ਸਾਥ ।੬।

ਸਤਿਗੁਰ ਸਾਧ ਸੰਗਤਿ-ਗੁਰੂ ਦੀ ਸਾਧ ਸੰਗਤਿ । ਨੀਕੀ-ਚੰਗੀ । ਮਿਲਿ-ਮਿਲ ਕੇ । ਰਵੀਜੈ-ਸਿਮਰਿਆ

ਜਾ ਸਕਦਾ ਹੈ । ਅੰਤਰਿ—(ਮਨੁੱਖ ਦੇ) ਅੰਦਰ । ਮਾਣਕ—ਮੋਤੀ । ਤੇ—ਤੋਂ, ਨਾਲ । ਲੀਜੈ—ਲਿਆ ਜਾ ਸਕਦਾ ਹੈ ।੨।

ਠਾਕੁਰੁ—ਮਾਲਕ-ਪ੍ਰਭੂ । ਮਿਲਹ—ਅਸੀਂ ਮਿਲ ਸਕਦੇ ਹਾਂ । ਮਿਲੀਜੈ—ਮਿਲ ਸਕਦਾ ਹੈ । ਮੇਲਿ—(ਆਪਣੇ ਸ਼ਬਦ ਵਿਚ) ਮਿਲਾ ਕੇ । ਕਉ—ਨੂੰ । ਪੂਰਨੁ—ਪੂਰਨਤਾ ਦਾ ਦਰਜਾ । ਦੀਜੈ—ਦੇਹ ।੮।

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਿਆ ਰਹਿੰਦਾ ਹੈ, ਉਹ ਹਨ ਸਾਧ ਜਨ ਉਹ ਹਨ ਭਲੇ ਮਨੁੱਖ । (ਪਰਮਾਤਮਾ ਦੇ ਨਾਮ ਦੀ) ਛੁਹ ਨਾਲ (ਉਹ ਮਨੁੱਖ) ਸਾਧੂ-ਜਨ ਬਣੇ ਹਨ, (ਉਹਨਾਂ ਨੂੰ) ਮਾਨੋ, (ਹਰ ਥਾਂ) ਹਰੀ ਭਗਵਾਨ ਦਿੱਸ ਪਿਆ ਹੈ ।੫।

ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਜੀਵਨ ਡੋਰ (ਵਿਕਾਰਾਂ ਦੀਆਂ) ਅਨੇਕਾਂ ਗੁੰਝਲਾਂ ਨਾਲ ਭਰੀ ਰਹਿੰਦੀ ਹੈ । (ਵਿਕਾਰਾਂ ਦੀਆਂ ਗੁੰਝਲਾਂ ਨਾਲ ਭਰੇ ਹੋਏ ਜੀਵਨ-ਸੂਤਰ ਨਾਲ ਪਵਿੱਤਰ ਜੀਵਨ ਦਾ) ਤਾਣਾ ਤਣਿਆ ਹੀ ਨਹੀਂ ਜਾ ਸਕਦਾ, (ਕਿਉਂਕਿ ਉਹਨਾਂ ਗੁੰਝਲਾਂ ਵਿਚੋਂ ਇੱਕ ਭੀ ਸਿੱਧੀ) ਤੰਦ ਨਹੀਂ ਨਿਕਲਦੀ, ਇੱਕ ਭੀ ਧਾਗਾ ਨਹੀਂ ਨਿਕਲਦਾ । (ਇਸ ਵਾਸਤੇ ਹੇ ਭਾਈ!) ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ ।੬।

ਹੇ ਭਾਈ! ਗੁਰੂ ਦੀ ਸਾਧ ਸੰਗਤਿ ਭਲੀ (ਸੁਹਬਤ) ਹੈ, ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ । (ਮਨੁੱਖ ਦੇ) ਅੰਦਰ (ਗੁਪਤ ਟਿਕਿਆ ਹੋਇਆ ਹਰਿ-ਨਾਮ, ਮਾਨੋ) ਰਤਨ ਜਵਾਹਰਾਤ ਮੋਤੀ ਹਨ (ਇਹ ਹਰਿ-ਨਾਮ ਸਾਧ ਸੰਗਤਿ ਵਿਚ ਟਿਕ ਕੇ) ਗੁਰੂ ਦੀ ਕਿਰਪਾ ਨਾਲ ਲਿਆ ਜਾ ਸਕਦਾ ਹੈ ।੭।

ਹੇ ਭਾਈ! ਮੇਰਾ ਮਾਲਕ-ਸੁਆਮੀ ਬਹੁਤ ਵੱਡਾ ਹੈ, ਅਸੀਂ ਜੀਵ (ਆਪਣੇ ਹੀ ਉੱਦਮ ਨਾਲ ਉਸ ਨੂੰ) ਕਿਵੇਂ ਮਿਲ ਸਕਦੇ ਹਾਂ? (ਇਸ ਤਰ੍ਹਾਂ ਉਹ) ਨਹੀਂ ਮਿਲ ਸਕਦਾ । ਹੇ ਨਾਨਕ! ਪੂਰਾ ਗੁਰੂ (ਹੀ ਆਪਣੇ ਸ਼ਬਦ ਵਿਚ) ਜੋੜ ਕੇ (ਪਰਮਾਤਮਾ ਨਾਲ) ਮਿਲਾਂਦਾ ਹੈ । (ਸੋ, ਗੁਰੂ ਪਰਮੇਸਰ ਦੇ ਦਰ ਤੇ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ ਕਿ ਹੇ ਪ੍ਰਭੂ! ਆਪਣੇ) ਸੇਵਕ ਨੂੰ ਪੂਰਨਤਾ ਦਾ ਦਰਜਾ ਬਖਸ਼ ।੮।੨।

ਕਲਿਆਨੁ ਮਹਲਾ ੪ ॥ ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥ ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥ ਬਸੁਧਾ ਤਲੈ ਤਲੈ ਸਭ ਉਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਉਤਮ ਅਤਿ ਉਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥ {ਪੰਨਾ 1324}

ਪਦ ਅਰਥ:- ਰਮ—ਸਰਬ-ਵਿਆਪਕ । ਰਾਮੋ ਰਾਮੁ—ਰਾਮ ਹੀ ਰਾਮ । ਰਵੀਜੈ—ਸਿਮਰਨਾ ਚਾਹੀਦਾ ਹੈ । ਨੀਕੇ—ਚੰਗੇ, ਸੁੱਚੇ ਜੀਵਨ ਵਾਲੇ । ਮਿਲਿ—ਮਿਲ ਕੇ । ਹਰਿ ਰੰਗੁ—ਹਰੀ (ਦੇ ਮਿਲਾਪ) ਦਾ ਆਨੰਦ ।੧।ਰਹਾਉ।

ਸਭੁ ਜਗੁ—ਸਾਰਾ ਜਗਤ । ਜੇਤਾ—ਜਿਤਨਾ ਭੀ ਹੈ । ਡੋਲਤ ਡੋਲ ਕਰੀਜੈ—ਹਰ ਵੇਲੇ ਡੋਲ ਰਿਹਾ ਹੈ ।
ਕਰਿ—ਕਰ ਕੇ । ਸਾਧੁ—ਗੁਰੂ । ਥੰਮਨ ਕਉ—ਸਹਾਰਾ ਦੇਣ ਲਈ । ਦੀਜੈ—ਦੇਹ । ੨।

ਬਸੁਧਾ—ਧਰਤੀ । ਤਲੈ ਤਲੈ—ਹਰ ਵੇਲੇ ਪੈਰਾਂ ਹੇਠ । ਰੁਲੀਜੈ—ਰੁਲਣਾ ਚਾਹੀਦਾ ਹੈ, ਪਏ ਰਹਿਣਾ ਚਾਹੀਦਾ
ਹੈ । ਉਤਮ—ਉੱਚੇ ਜੀਵਨ ਵਾਲੇ । ਸਭ ਸਿਸਟਿ—ਸਾਰੀ ਸ੍ਰਿਸ਼ਟੀ । ਦੀਜੈ—ਦਿੱਤੀ ਜਾ ਸਕਦੀ ਹੈ । ੨।

ਸਿਵ ਜੋਤਿ—ਪਰਮਾਤਮਾ ਦੀ ਜੋਤਿ । ਨੀਕੀ—ਚੰਗੀ । ਗੁਰਮੁਖਿ—ਗੁਰੂ ਦੇ ਸਨਮੁਖ ਰਿਹਾਂ । ਆਨਿ ਪਾਨੀ—
ਪਾਣੀ ਲਿਆ ਕੇ । ਸਕਤਿ—ਮਾਇਆ । ਮੈਨ ਦੰਤ—ਮੌਮ ਦੇ ਦੰਦ, ਹਿਰਦੇ ਦੀ ਕੌਮਲਤਾ । ਸਾਰੁ—ਲੋਹਾ ।
ਸਾਰੁ ਚਬਿ ਚਬਿ—ਬਲੀ ਵਿਕਾਰਾਂ ਨੂੰ ਵੱਸ ਵਿਚ ਕਰ ਕੇ । ਪੀਜੈ—ਪੀਤਾ ਜਾ ਸਕਦਾ ਹੈ । ੩।

ਅਨੁਗ੍ਰਹੁ—ਕਿਰਪਾ, ਦਾਨ । ਮਿਲੀਜੈ—ਮਿਲਣਾ ਚਾਹੀਦਾ ਹੈ । ਬਿਸਥੀਰਨ ਕੀਏ—ਖਿਲਾਰ ਦਿੱਤੇ । ਸਗਲ
ਭਵਨ—ਸਾਰੇ ਭਵਨਾਂ ਵਿਚ, ਸਾਰੇ ਜਗਤ ਵਿਚ । ਜਸੁ—ਸਿਫਤਿ—ਸਾਲਾਹ । ਦੀਜੈ—ਵੰਡਿਆ ਜਾਂਦਾ ਹੈ । ੪।

ਅਰਥ:- ਹੇ ਭਾਈ! ਸਰਬ-ਵਿਆਪਕ ਰਾਮ (ਦਾ ਨਾਮ) ਸਦਾ ਸਿਮਰਨਾ ਚਾਹੀਦਾ ਹੈ । (ਸਿਮਰਨ ਦੀ
ਬਰਕਤਿ ਨਾਲ ਹੀ ਮਨੁੱਖ) ਉੱਚੇ ਜੀਵਨ ਵਾਲੇ ਗੁਰਮੁਖ ਸਾਧ ਬਣ ਜਾਂਦੇ ਹਨ । ਹੇ ਭਾਈ! ਸਾਧੂ ਜਨਾਂ ਨੂੰ ਮਿਲ
ਕੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਨਾ ਚਾਹੀਦਾ ਹੈ । ੧। ਰਹਾਉ ।

ਹੇ ਹਰੀ! ਇਹ ਜਿਤਨਾ ਭੀ ਸਾਰਾ ਜਗਤ ਹੈ (ਇਸ ਦੇ ਸਾਰੇ) ਜੀਵਾਂ ਦਾ ਮਨ (ਮਾਇਆ ਦੇ ਅਸਰ ਹੇਠ) ਹਰ
ਵੇਲੇ ਡਾਵਾਂ-ਡੋਲ ਹੁੰਦਾ ਰਹਿੰਦਾ ਹੈ । ਹੇ ਪ੍ਰਭੂ! ਮਿਹਰ ਕਰ, ਮਿਹਰ ਕਰ, (ਜੀਵਾਂ ਨੂੰ) ਗੁਰੂ ਮਿਲਾ (ਗੁਰੂ
ਜਗਤ ਲਈ ਥੰਮ੍ਹ ਹੈ), ਜਗਤ ਨੂੰ ਸਹਾਰਾ ਦੇਣ ਲਈ (ਇਹ) ਥੰਮ੍ਹ ਦੇਹ । ੧।

ਹੇ ਭਾਈ! ਧਰਤੀ ਸਦਾ (ਜੀਵਾਂ ਦੇ) ਪੈਰਾਂ ਹੇਠ ਹੀ ਰਹਿੰਦੀ ਹੈ, (ਆਖਰ) ਸਭਨਾਂ ਦੇ ਉੱਤੇ ਆ ਜਾਂਦੀ ਹੈ । ਹੇ
ਭਾਈ! ਗੁਰੂ ਨੂੰ ਮਿਲ ਕੇ (ਸਭਨਾਂ ਦੇ) ਪੈਰਾਂ ਹੇਠ ਟਿਕੇ ਰਹਿਣਾ ਚਾਹੀਦਾ ਹੈ । (ਜੇ ਇਸ ਜੀਵਨ-ਰਾਹ ਤੇ
ਤੁਰੋਗੇ ਤਾਂ) ਬੜੇ ਹੀ ਉੱਚੇ ਜੀਵਨ ਵਾਲੇ ਬਣ ਜਾਵੋਗੇ (ਨਿਮ੍ਰਤਾ ਦੀ ਬਰਕਤਿ ਨਾਲ) ਸਾਰੀ ਧਰਤੀ (ਆਪਣੇ)
ਪੈਰਾਂ ਹੇਠ ਦਿੱਤੀ ਜਾ ਸਕਦੀ ਹੈ । ੨।

ਹੇ ਭਾਈ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦੀ ਭਲੀ ਸੋਹਣੀ ਜੋਤਿ (ਮਨੁੱਖ ਦੇ ਅੰਦਰ ਜਗ ਪੈਂਦੀ ਹੈ, ਤਦੋਂ)
ਮਾਇਆ (ਭੀ ਉਸ ਵਾਸਤੇ) ਲਿਆ ਕੇ ਪਾਣੀ ਭਰਦੀ ਹੈ (ਮਾਇਆ ਉਸ ਦੀ ਟਹਲਣ ਬਣਦੀ ਹੈ) । ਗੁਰੂ ਦੇ
ਬਚਨਾਂ ਦੀ ਰਾਹੀਂ ਉਸ ਦੇ ਹਿਰਦੇ ਵਿਚ (ਅਜਿਹੀ) ਕੌਮਲਤਾ ਪੈਦਾ ਹੁੰਦੀ ਹੈ ਕਿ ਬਲੀ ਵਿਕਾਰਾਂ ਨੂੰ ਵੱਸ ਵਿਚ
ਕਰ ਕੇ ਪਰਮਾਤਮਾ ਦਾ ਨਾਮ-ਰਸ ਪੀਤਾ ਜਾ ਸਕਦਾ ਹੈ । ੩।

ਹੇ ਭਾਈ! ਸਾਧ ਗੁਰੂ ਪੁਰਖ ਨੂੰ ਮਿਲਣਾ ਚਾਹੀਦਾ ਹੈ, ਗੁਰੂ ਪਰਮਾਤਮਾ ਦਾ ਨਾਮ-ਦਾਨ ਦੇਣ ਦੀ ਮਿਹਰ ਕਰਦਾ
ਹੈ । ਗੁਰੂ ਪਰਮਾਤਮਾ ਦਾ ਨਾਮ ਪਰਮਾਤਮਾ ਦੇ ਗੁਣ (ਸਾਰੇ ਜਗਤ ਵਿਚ) ਖਿਲਾਰਦਾ ਹੈ, (ਗੁਰੂ ਦੀ ਰਾਹੀਂ)
ਪਰਮਾਤਮਾ ਦੀ ਸਿਫਤਿ-ਸਾਲਾਹ ਸਾਰੇ ਭਵਨਾਂ ਵਿਚ ਵੰਡੀ ਜਾਂਦੀ ਹੈ । ੪।

ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ
ਜਲ ਬਿਨੁ ਫੂਟਿ ਮਰੀਜੈ ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ
ਤਿਸਨਾ ਜਲਤ ਜਲਤ ਨਹੀ ਬੁਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ ਜਗੁ ਪੁੰਨ ਕੀਏ
ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੇ ਪੁਜੈ ਨ ਤੋਲੁ ਤੁਲੀਜੈ ॥੭॥ ਤਵ

ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ
ਸੰਗਿ ਰਖੀਜੈ ॥੮॥੩॥ {ਪੰਨਾ 1324-1325}

ਪਦ ਅਰਥ:- ਸਾਧ ਮਨਿ—ਸੰਤ ਜਨਾਂ ਦੇ ਮਨ ਵਿਚ । ਰਹਿ ਨ ਸਕੀਜੈ—ਰਿਹਾ ਨਹੀਂ ਜਾ ਸਕਦਾ । ਜਲ
ਮੀਨ—ਪਾਣੀ ਦੀ ਮੱਛੀ । ਜਲੰ ਜਲ ਪ੍ਰੀਤਿ—ਹਰ ਵੇਲੇ ਪਾਣੀ ਦਾ ਪਿਆਰ । ਫੂਟਿ—ਫੁੱਟ ਕੇ । ੫।

ਅਭਾਗ—ਮੰਦੇ ਭਾਗ । ਸਾਧੂ ਧੂਰਿ—ਸੰਤ ਜਨਾਂ ਦੇ ਚਰਨਾਂ ਦੀ ਧੂੜ । ਨਹੀ ਬੁਝਹਿ—ਸ਼ਾਂਤ ਨਹੀਂ ਹੁੰਦੇ ।
ਡੰਡੁ—ਸਜਾ । ਦੀਜੈ—ਦਿੱਤੀ ਜਾਂਦੀ ਹੈ । ੬।

ਸਭਿ—ਸਾਰੇ । ਹਿਵੈ—ਬਰਫ਼ ਵਿਚ । ਗਾਲਿ—ਗਾਲ ਕੇ । ਤਨੁ ਛੀਜੈ—(ਜੇ) ਸਰੀਰ ਨਾਸ ਹੋ ਜਾਏ ।
ਅਤੁਲਾ—ਨਾਹ ਤੋਲਿਆ ਜਾ ਸਕਣ ਵਾਲਾ । ਕੋ—ਕੋਈ (ਭੀ ਉੱਦਮ) । ਪੁਜੈ ਨ—ਅੱਪੜਦਾ ਨਹੀਂ, ਬਰਾਬਰੀ
ਨਹੀਂ ਕਰ ਸਕਦਾ । ਤੁਲੀਜੈ—ਜੇ ਤੋਲਿਆ ਜਾਏ । ੭।

ਬ੍ਰਹਮ—ਹੇ ਪ੍ਰਭੂ! ਤਵ—ਤੇਰੇ । ਪਰੀਜੈ—ਪਏ ਰਹਿਣਾ ਚਾਹੀਦਾ ਹੈ । ਜਲਨਿਧਿ—ਪਾਣੀ ਦਾ ਖਜ਼ਾਨਾ,
ਸਮੁੰਦਰ । ਕਰਿ—ਕਰ ਕੇ । ਸੰਗਿ—(ਆਪਣੇ) ਨਾਲ । ੮।

ਅਰਥ:- ਹੇ ਭਾਈ! ਸੰਤ ਜਨਾਂ ਦੇ ਮਨ ਵਿਚ (ਸਦਾ) ਪ੍ਰੀਤਮ ਪ੍ਰਭੂ ਜੀ ਵੱਸਦੇ ਹਨ, (ਪ੍ਰਭੂ ਦਾ) ਦਰਸਨ
ਕਰਨ ਤੋਂ ਬਿਨਾ (ਉਹਨਾਂ ਪਾਸੋਂ) ਰਿਹਾ ਨਹੀਂ ਜਾ ਸਕਦਾ; ਜਿਵੇਂ ਪਾਣੀ ਦੀ ਮੱਛੀ ਦਾ ਹਰ ਵੇਲੇ ਪਾਣੀ ਨਾਲ ਹੀ
ਪਿਆਰ ਹੈ, ਪਾਣੀ ਤੋਂ ਬਿਨਾ ਇਕ ਖਿਨ ਵਿਚ ਹੀ ਉਹ ਤੜਪ ਕੇ ਮਰ ਜਾਂਦੀ ਹੈ । ੫।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਬਹੁਤ ਹੀ ਮੰਦੇ ਭਾਗ ਹੁੰਦੇ ਹਨ, ਉਹਨਾਂ ਨੂੰ ਸੰਤ ਜਨਾਂ ਦੇ ਚਰਨਾਂ ਦੀ ਧੂੜ ਨਸੀਬ
ਨਹੀਂ ਹੁੰਦੀ । ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਲੱਗੀ ਰਹਿੰਦੀ ਹੈ, (ਉਸ ਅੱਗ ਵਿਚ) ਹਰ ਵੇਲੇ ਸੜਦਿਆਂ
ਦੇ ਅੰਦਰ ਠੰਢ ਨਹੀਂ ਪੈਂਦੀ, (ਇਹ ਉਹਨਾਂ ਨੂੰ) ਧਰਮਰਾਜ ਦੀ ਸਜ਼ਾ ਮਿਲਦੀ ਹੈ । ੬।

ਹੇ ਭਾਈ! ਜੇ ਸਾਰੇ ਤੀਰਥਾਂ ਦੇ ਇਸ਼ਨਾਨ, ਅਨੇਕਾਂ ਵਰਤ, ਜੱਗ ਤੇ ਹੋਰ (ਇਹੋ ਜਿਹੇ) ਪੁੰਨ-ਦਾਨ ਕੀਤੇ ਜਾਣ,
(ਪਹਾੜਾਂ ਦੀਆਂ ਖੁੰਦਾਂ ਵਿਚ) ਬਰਫ਼ ਵਿਚ ਗਾਲ ਗਾਲ ਕੇ ਸਰੀਰ ਨਾਸ ਕੀਤਾ ਜਾਏ, (ਤਾਂ ਭੀ ਇਹਨਾਂ ਸਾਰੇ
ਸਾਧਨਾਂ ਵਿਚੋਂ) ਕੋਈ ਭੀ ਸਾਧਨ ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦਾ । ਪਰਮਾਤਮਾ ਦਾ ਨਾਮ
ਐਸਾ ਹੈ ਕਿ ਕੋਈ ਭੀ ਤੋਲ ਉਸ ਨੂੰ ਤੋਲ ਨਹੀਂ ਸਕਦਾ, ਉਹ ਮਿਲਦਾ ਹੈ ਗੁਰੂ ਦੀ ਮਤਿ ਤੇ ਤੁਰਿਆਂ । ੭।

ਹੇ ਦਾਸ ਨਾਨਕ! (ਆਖ—) ਹੇ ਪ੍ਰਭੂ! ਤੇਰੇ ਗੁਣ ਤੂੰ (ਆਪ ਹੀ) ਜਾਣਦਾ ਹੈਂ (ਮਿਹਰ ਕਰ, ਅਸੀ ਜੀਵ ਤੇਰੀ
ਹੀ) ਸਰਨ ਪਏ ਰਹੀਏ । ਤੂੰ (ਸਾਡਾ) ਸਮੁੰਦਰ ਹੈਂ, ਅਸੀ ਜੀਵ ਤੇਰੀਆਂ ਮੱਛੀਆਂ ਹਾਂ, ਮਿਹਰ ਕਰ ਕੇ (ਸਾਨੂੰ
ਆਪਣੇ) ਨਾਲ ਹੀ ਰੱਖੀ ਰੱਖ । ੮। ੩।

ਕਲਿਆਨ ਮਹਲਾ ੪ ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ
ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ
॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ
ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥
ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ

ਲਈਜੈ ॥੩॥ ਸੰਗਤਿ ਸੰਤ ਸੰਗਿ ਲਗਿ ਉਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ
ਉਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥ {ਪੰਨਾ 1325}

ਪਦ ਅਰਥ:- ਰਮ—ਸਰਬ-ਵਿਆਪਕ । ਪੂਜ—ਭਗਤੀ । ਕਰੀਜੈ—ਕਰਨੀ ਚਾਹੀਦੀ ਹੈ । ਅਰਪਿ—ਭੇਟਾ
ਕਰ ਕੇ । ਧਰਉ—ਧਰਉਂ, ਮੈਂ ਧਰਦਾ ਹਾਂ । ਸਭੁ—ਸਭ ਕੁਝ । ਗਿਆਨੁ—ਆਤਮਕ ਜੀਵਨ ਦੀ ਸੂਝ ।
ਦ੍ਰਿੜੀਜੈ—ਹਿਰਦੇ ਵਿਚ ਪੱਕਾ ਹੋ ਸਕੇ ।੧। ਰਹਾਉ ।

ਬ੍ਰਹਮ ਨਾਮ—ਪਰਮਾਤਮਾ ਦਾ ਨਾਮ । ਬ੍ਰਹਮ ਗੁਣ—ਪਰਮਾਤਮਾ ਦੀ ਸਿਫਤਿ-ਸਾਲਾਹ । ਸਾਖ ਤਰੋਵਰ—ਰੁੱਖ
ਦੀਆਂ ਸ਼ਾਖਾਂ । ਚੁਨਿ ਚੁਨਿ—(ਇਹੀ) ਫੁੱਲ ਚੁਣ ਚੁਣ ਕੇ । ਪੂਜ ਕਰੀਜੈ—ਪੂਜਾ ਕਰਨੀ ਚਾਹੀਦੀ ਹੈ ।
ਆਤਮ ਦੇਉ—ਪਰਮਾਤਮਾ ਹੀ ਦੇਵਤਾ ਹੈ । ਰਸਿ ਲਾਗੈ—ਰਸਿ ਲਾਗਿ, (ਪਰਮਾਤਮਾ ਦੇ ਹੀ ਨਾਮ-) ਰਸ ਵਿਚ
ਲੱਗ ਕੇ ।੧।

ਬਿਬੇਕ ਬੁਧਿ—ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ ਅਕਲ । ਬਿਚਰਿ ਬਿਚਰਿ—(ਇਸ ਬੁੱਧੀ ਦੀ
ਰਾਹੀਂ) ਵਿਚਾਰ ਵਿਚਾਰ ਕੇ । ਪੀਜੈ—ਪੀਣਾ ਚਾਹੀਦਾ ਹੈ । ਪਰਸਾਦਿ—ਕਿਰਪਾ ਨਾਲ । ਪਦਾਰਥ—ਹਰਿ-
ਨਾਮ । ਕਉ—ਨੂੰ । ਦੀਜੈ—ਦੇਣਾ ਚਾਹੀਦਾ ਹੈ ।੨।

ਅਤਿ ਨੀਕੋ—ਬਹੁਤ ਸੋਹਣਾ । ਹੀਰੋ—ਹਰਿ-ਨਾਮ-ਹੀਰਾ । ਹੀਰੈ—(ਇਸ) ਹੀਰੇ ਨਾਲ । ਹੀਰੁ—ਮਨ-ਹੀਰਾ
। ਬਿਧੀਜੈ—ਵਿੰਨੁ ਲੈਣਾ ਚਾਹੀਦਾ ਹੈ, ਪ੍ਰੇ ਲੈਣਾ ਚਾਹੀਦਾ ਹੈ । ਸਾਲੁ—ਸਾਰੁ, ਸ੍ਰੇਸ਼ਟ । ਸਬਦੀ—ਸ਼ਬਦ ਦੀ
ਰਾਹੀਂ । ਜਿਤੁ—ਜਿਸ (ਸ਼ਬਦ) ਦੀ ਬਰਕਤਿ ਨਾਲ । ਹੀਰਾ—ਨਾਮ-ਹੀਰਾ ।੩।

ਸੰਗਿ—ਨਾਲ । ਲਗਿ—ਲੱਗ ਕੇ । ਪੀਪ—ਪਿੱਪਲ । ਪਲਾਸ—ਛਿਛਰ । ਰਾਮ ਨਾਮੈ—ਪਰਮਾਤਮਾ ਦੇ ਨਾਮ
ਵਿਚ । ਬਾਸੁ—ਸੁਗੰਧੀ ।੪।

ਅਰਥ:- ਹੇ ਭਾਈ! ਸਦਾ ਸਰਬ-ਵਿਆਪਕ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ । ਜੇ ਕੋਈ ਮੇਰੇ
ਹਿਰਦੇ ਵਿਚ ਗੁਰਮਤਿ ਦੀ ਰਾਹੀਂ ਪਰਮਾਤਮਾ ਦੇ ਨਾਮ ਦਾ ਆਨੰਦ ਅਤੇ ਆਤਮਕ ਜੀਵਨ ਦੀ ਸੂਝ ਪੱਕੀ ਕਰ
ਦੇਵੇ ਤਾਂ ਮੈਂ ਆਪਣਾ ਮਨ ਆਪਣਾ ਤਨ ਸਭ ਕੁਝ ਉਸ ਦੇ ਅੱਗੇ ਭੇਟਾ ਰੱਖ ਦਿਆਂ ।੧। ਰਹਾਉ ।

ਹੇ ਭਾਈ! ਪਰਮਾਤਮਾ ਹੀ (ਪੂਜਣ-ਜੋਗ) ਦੇਵਤਾ ਹੈ, (ਪਰਮਾਤਮਾ ਦੇ ਨਾਮ-) ਰਸ ਵਿਚ ਲੱਗ ਕੇ ਪਰਮਾਤਮਾ
ਦੀ ਹੀ ਭਗਤੀ ਕਰਨੀ ਚਾਹੀਦੀ ਹੈ । ਪਰਮਾਤਮਾ ਦਾ ਨਾਮ ਪਰਮਾਤਮਾ ਦੇ ਗੁਣ ਹੀ ਰੁੱਖਾਂ ਦੀਆਂ ਸ਼ਾਖਾਂ ਹਨ
(ਜਿਨ੍ਹਾਂ ਨਾਲੋਂ ਨਾਮ ਅਤੇ ਸਿਫਤਿ-ਸਾਲਾਹ ਦੇ ਫੁੱਲ ਹੀ) ਚੁਣ ਚੁਣ ਕੇ ਪਰਮਾਤਮ-ਦੇਵ ਦੀ ਪੂਜਾ ਕਰਨੀ
ਚਾਹੀਦੀ ਹੈ ।੧।

ਹੇ ਭਾਈ! (ਹੋਰ ਸਭ ਚਤੁਰਾਈਆਂ ਨਾਲੋਂ) ਜਗਤ ਵਿਚ ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ ਅਕਲ
ਹੀ ਸਭ ਤੋਂ ਪਵਿੱਤਰ ਹੈ । (ਇਸ ਦੀ ਸਹਾਇਤਾ ਨਾਲ ਪਰਮਾਤਮਾ ਦੇ ਗੁਣ ਮਨ ਵਿਚ) ਵਸਾ ਵਸਾ ਕੇ
(ਆਤਮਕ ਜੀਵਨ ਦੇਣ ਵਾਲਾ ਨਾਮ-) ਰਸ ਪੀਣਾ ਚਾਹੀਦਾ ਹੈ । ਇਹ ਨਾਮ-ਪਦਾਰਥ ਗੁਰੂ ਦੀ ਕਿਰਪਾ ਨਾਲ
(ਹੀ) ਮਿਲਦਾ ਹੈ, ਆਪਣਾ ਇਹ ਮਨ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ।੨।

ਹੇ ਭਾਈ! ਪਰਮਾਤਮਾ ਦਾ ਨਾਮ-ਹੀਰਾ ਬਹੁਤ ਹੀ ਕੀਮਤੀ ਹੈ ਬਹੁਤ ਹੀ ਸੋਹਣਾ ਹੈ, ਇਸ ਨਾਮ-ਹੀਰੇ ਨਾਲ
(ਆਪਣੇ ਮਨ-) ਹੀਰੇ ਨੂੰ ਸਦਾ ਪ੍ਰੇ ਰੱਖਣਾ ਚਾਹੀਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਇਹ ਮਨ ਸ੍ਰੇਸ਼ਟ ਮੋਤੀ
ਬਣ ਸਕਦਾ ਹੈ, ਕਿਉਂਕਿ ਸ਼ਬਦ ਦੀ ਬਰਕਤਿ ਨਾਲ ਨਾਮ ਹੀਰੇ ਦੀ ਕਦਰ-ਕੀਮਤ ਦੀ ਸਮਝ ਪੈ ਜਾਂਦੀ ਹੈ

ਹੇ ਭਾਈ! ਸੰਤ-ਜਨਾਂ ਦੀ ਸੰਗਤਿ ਵਿਚ ਰਹਿ ਕੇ ਸੰਤ-ਜਨਾਂ ਦੀ ਚਰਨੀਂ ਲੱਗ ਕੇ ਉੱਚੇ ਜੀਵਨ ਵਾਲੇ ਬਣ ਸਕੀਦਾ ਹੈ । ਜਿਵੇਂ ਛਿਛਰੇ ਨੂੰ ਪਿੱਪਲ ਆਪਣੇ ਵਿਚ ਲੀਨ ਕਰ (ਕੇ ਆਪਣੇ ਵਰਗਾ ਹੀ ਬਣਾ) ਲੈਂਦਾ ਹੈ, (ਇਸੇ ਤਰ੍ਹਾਂ ਜਿਸ ਮਨੁੱਖ ਵਿਚ) ਪਰਮਾਤਮਾ ਦੇ ਨਾਮ ਦੀ ਸੁਗੰਧੀ ਵੱਸ ਜਾਂਦੀ ਹੈ, ਉਹ ਮਨੁੱਖ ਸਭ ਪ੍ਰਾਣੀਆਂ ਵਿਚੋਂ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ ।੪।

ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ
ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ
ਕੀਜੈ ॥ ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ ਨਾਮ ਬਿਨਾ ਨਕਟੇ ਨਰ
ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਪ੍ਰਿਗੁ ਜੀਵੀਜੈ
॥੭॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ
ਮੈ ਸਾਧੂ ਚਰਨ ਪਖੀਜੈ ॥੮॥੪॥ {ਪੰਨਾ 1325}

ਪਦ ਅਰਥ:- ਨਿਰਮਲ—ਵਿਕਾਰਾਂ ਦੀ ਮੈਲ ਤੋਂ ਬਚਾਣ ਵਾਲੇ, ਪਵਿੱਤਰ । ਸਾਖਾ—ਸ਼ਾਖਾ । ਸਾਖਾ ਹਰੀ—
ਹਰੀ ਸ਼ਾਖ । ਜੜੀਜੈ—ਜੜੀ ਜਾਂਦੀ ਹੈ, ਉੱਗਦੀ ਹੈ । ਗੁਰਿ—ਗੁਰੂ ਨੇ । ਦ੍ਰਿੜਾਇਆ—ਹਿਰਦੇ ਵਿਚ ਪੱਕਾ
ਕਰ ਦਿੱਤਾ । ਗਿਆਨੁ—ਆਤਮਕ ਜੀਵਨ ਦੀ ਸੂਝ । ਬਹਕਾਰ—ਮਹਕਾਰ, ਸੁਗੰਧੀ । ਬਾਸੁ—ਸੁਗੰਧੀ ।
ਜਗਿ—ਜਗਤ ਵਿਚ । ਦੀਜੈ—ਦਿੱਤੀ ਜਾਂਦੀ ਹੈ ।੫।

ਏਕੋ—ਇਕ (ਪਰਮਾਤਮਾ) ਹੀ । ਮਨਿ—ਮਨ ਵਿਚ । ਬ੍ਰਹਮ—ਪਰਮਾਤਮਾ । ਦ੍ਰਿਸਟਿ—ਨਿਗਾਹ, ਨਜ਼ਰ ।
ਆਤਮ ਰਾਮੁ—ਪਰਮਾਤਮਾ । ਪਸਰੇ—ਵਿਆਪਕ । ਤਲੇ—ਹੇਠ ।੬।

ਨਕਟੇ—ਨੱਕ-ਕੱਟੇ, ਆਦਰ-ਗੀਣ । ਤਿਨ ਨਾਕ—ਉਹਨਾਂ ਦਾ ਨੱਕ । ਘਸਿ ਘਸਿ—ਮੁੜ ਮੁੜ ਘਸ ਕੇ ।
ਵਢੀਜੈ—ਵੱਢਿਆ ਜਾਂਦਾ ਹੈ । ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ । ਕਹੀਅਹਿ—ਕਹੇ ਜਾਂਦੇ ਹਨ ।
ਪ੍ਰਿਗੁ—ਫਿਟਕਾਰ-ਜੋਗ ।੭।

ਸਾਸੁ—ਸਾਹ । ਸਾਸੁ ਸਾਸੁ—ਹਰੇਕ ਸਾਹ । ਜਬ ਲਗੁ—ਜਿਤਨਾ ਚਿਰ । ਤਤੁ—ਤੁਰਤ । ਬੇਗਲ—ਬੇ-ਗਲ,
ਝਿਜਕ ਤੋਂ ਬਿਨਾ, ਸਰਧਾ ਨਾਲ । ਪਰੀਜੈ—ਪਏ ਰਹਿਣਾ ਚਾਹੀਦਾ ਹੈ । ਪਖੀਜੈ—ਧੋਂਦਾ ਰਹਾਂ (ਪਖਾਲੀਂ)
।੮।

ਅਰਥ:- ਹੇ ਭਾਈ! (ਗੁਰਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਨੇ) ਵਿਕਾਰਾਂ ਦੀ ਮੈਲ ਤੋਂ ਬਚਾਣ ਵਾਲੇ ਕੰਮ
ਨਿੱਤ ਕਰਨੇ ਸ਼ੁਰੂ ਕੀਤੇ, (ਉਸ ਦੇ ਜੀਵਨ-ਰੁੱਖ ਉਤੇ, ਮਾਨੋ, ਇਹ) ਹਰੀ ਸ਼ਾਖ ਸਦਾ ਉੱਗਦੀ ਰਹਿੰਦੀ ਹੈ,
(ਜਿਸ ਨੂੰ) ਧਰਮ-ਰੂਪ ਫੁੱਲ ਲੱਗਦਾ ਰਹਿੰਦਾ ਹੈ, ਅਤੇ ਗੁਰੂ ਦੀ ਰਾਹੀਂ ਮਿਲੀ ਆਤਮਕ ਜੀਵਨ ਦੀ ਸੂਝ (ਦਾ)
ਫਲ ਲੱਗਦਾ ਹੈ । (ਇਸ ਫੁੱਲ ਦੀ) ਮਹਕਾਰ ਸੁਗੰਧੀ (ਸਾਰੇ) ਜਗਤ ਵਿਚ ਖਿਲਰਦੀ ਹੈ ।੫।

ਹੇ ਭਾਈ! (ਸਾਰੇ ਜਗਤ ਵਿਚ) ਇਕ (ਪਰਮਾਤਮਾ) ਦੀ ਜੋਤਿ (ਹੀ ਵੱਸਦੀ ਹੈ), ਇਕ ਪਰਮਾਤਮਾ ਹੀ (ਸਭਨਾਂ
ਦੇ) ਮਨ ਵਿਚ ਵੱਸਦਾ ਹੈ, ਸਾਰੀ ਲੁਕਾਈ ਵਿਚ ਸਿਰਫ਼ ਪਰਮਾਤਮਾ ਨੂੰ ਵੇਖਣ ਵਾਲੀ ਨਿਗਾਹ ਹੀ ਬਣਾਣੀ
ਚਾਹੀਦੀ ਹੈ । ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਹੀ ਪਸਾਰਾ ਪਸਾਰ ਰਿਹਾ ਹੈ, (ਇਸ ਵਾਸਤੇ) ਸਭਨਾਂ ਦੇ
ਚਰਨਾਂ ਹੇਠ (ਆਪਣਾ) ਸਿਰ ਰੱਖਣਾ ਚਾਹੀਦਾ ਹੈ ।੬।

ਹੇ ਭਾਈ! ਵੇਖੋ, ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ ਉਹ ਨਿਰਾਦਰੀ ਹੀ ਕਰਾਂਦੇ ਹਨ, ਉਹਨਾਂ ਦੀ ਸਦਾ ਨੱਕ-ਵੱਢੀ ਹੁੰਦੀ ਰਹਿੰਦੀ ਹੈ । ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਅਹੰਕਾਰੀ ਹੀ ਆਖੇ ਜਾਂਦੇ ਹਨ । ਨਾਮ ਤੋਂ ਬਿਨਾ ਜੀਵਿਆ ਜੀਵਨ ਫਿਟਕਾਰ-ਜੋਗ ਹੀ ਹੁੰਦਾ ਹੈ । 2।

ਹੇ ਭਾਈ! ਜਦ ਤਕ ਮਨ ਵਿਚ (ਭਾਵ, ਸਰੀਰ ਵਿਚ) ਇੱਕ ਸਾਹ ਭੀ ਆ ਰਿਹਾ ਹੈ, ਤਦ ਤਕ ਪੂਰੀ ਸਰਧਾ ਨਾਲ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੈਂ ਤੇਰੇ ਸੰਤ-ਜਨਾਂ ਦੇ ਚਰਨ ਧੋਂਦਾ ਰਹਾਂ । ੮।੪।

ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ
ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ
ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ
ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ
ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ
ਸੂਖਿ ਸਵੀਜੈ ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ
ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ {ਪੰਨਾ 1325-1326}

ਪਦ ਅਰਥ:- ਰਾਮਾ—ਹੇ ਰਾਮ! ਸਾਧੂ—ਗੁਰੂ । ਧੁਵੀਜੈ—ਧੋਵੀਂ, ਧੋਂਦਾ ਰਹਾਂ । ਕਿਲਬਿਖ—ਪਾਪ । ਦਹਨ
ਹੋਹਿ—ਸੜ ਜਾਂਦੇ ਹਨ । ਠਾਕੁਰ—ਹੇ ਠਾਕੁਰ! ।੧।ਰਹਾਉ।

ਦੀਨ—ਨਿਮਾਣੇ । ਖਰੇ—ਖੜੇ ਹਨ । ਦਰਿ—(ਤੇਰੇ) ਦਰ ਤੇ । ਠਾਢੇ—ਖਲੋਤੇ ਹੋਏ । ਅਤਿ ਤਰਸਨ ਕਉ—
ਬਹੁਤ ਤਰਸ ਰਿਹਾਂ ਨੂੰ । ਦੀਜੈ—ਦੇਹ । ਤ੍ਰਾਹਿ—ਬਚਾ ਲੈ । ਪ੍ਰਭ—ਹੇ ਪ੍ਰਭੂ! ਮੋ ਕਉ—ਮੈਨੂੰ । ਦ੍ਰਿੜੀਜੈ—
ਹਿਰਦੈ ਵਿਚ ਪੱਕਾ ਕਰ ।੧।

ਨਗਰ ਮਹਿ—ਸਰੀਰ-ਨਗਰ ਵਿਚ । ਸਬਲਾ—(ਸ-ਬਲ) ਬਲਵਾਨ । ਉਠਿ—ਉੱਠ ਕੇ । ਜੂਝੁ—ਜੁੱਧ ।
ਕਰੀਜੈ—ਕਰੀਂ, ਮੈਂ ਕਰਦਾ ਹਾਂ । ਅੰਗੀਕਾਰੁ—ਪੱਖ, ਮਦਦ, ਸਹਾਇਤਾ । ਰਾਖਿ ਲੇਵਹੁ—ਬਚਾ ਲੈ । ਕਾਢਿ
ਕਢੀਜੈ—ਸਦਾ ਲਈ ਕੱਢ ਦੇਹ । 2।

ਸਬਲ ਅਤਿ—ਬਹੁਤ ਬਲ ਵਾਲੀ । ਬਿਖਿਆ ਅਗਨਿ—ਮਾਇਆ (ਦੀ ਤ੍ਰਿਸ਼ਨਾ) ਦੀ ਅੱਗ । ਹਿਵ—ਬਰਫ਼ ।
ਸਬਦੁ ਗੁਰ—ਗੁਰੂ ਦਾ ਸ਼ਬਦ । ਤਨਿ—ਤਨ ਵਿਚ । ਮਨਿ—ਮਨ ਵਿਚ । ਅਧਿਕਾਈ—ਬਹੁਤ । ਸੂਖਿ—ਸੁਖ
ਵਿਚ । ਸਵੀਜੈ—ਸੇਵਿਆ ਜਾ ਸਕੇ, ਲੀਨਤਾ ਹੋ ਜਾਏ । 3।

ਰਵਿਆ—ਵਿਆਪਕ ਹੈ । ਸਰਬ ਠਾਈ—ਸਭਨੀਂ ਥਾਈਂ । ਘਟਿ ਘਟਿ—ਹਰੇਕ ਸਰੀਰ ਵਿਚ । ਰਵੀਜੈ—
ਵਿਆਪਕ ਹੈ । ਰਸੁ—ਆਨੰਦ, ਸੁਆਦ । ਪਾਵੈ—ਮਾਣਦਾ ਹੈ । ਤਤੁ—ਨਿਚੋੜ । ਨਿਜ—ਆਪਣਾ ।
ਘਰਿ—ਘਰ ਵਿਚ । ਨਿਜ ਘਰਿ—ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ । ੪।

ਅਰਥ:- ਹੇ ਮੇਰੇ ਠਾਕੁਰ! ਹੇ ਮੇਰੇ ਰਾਮ! (ਮੇਰੇ ਉੱਤੇ ਮਿਹਰ ਕਰ) ਮੈਂ ਗੁਰੂ ਦੇ ਚਰਨ (ਨਿੱਤ) ਧੋਂਦਾ ਰਹਾਂ
(ਗੁਰੂ ਦੀ ਸਰਨ ਪਏ ਰਿਹਾਂ) ਇਕ ਖਿਨ ਵਿਚ ਸਾਰੇ ਪਾਪ ਸੜ ਜਾਂਦੇ ਹਨ ।੧।ਰਹਾਉ।

ਹੇ ਪ੍ਰਭੂ! (ਤੇਰੇ ਦਰ ਦੇ) ਨਿਮਾਣੇ ਮੰਗਤੇ (ਤੇਰੇ) ਦਰ ਤੇ ਖਲੋਤੇ ਹੋਏ ਹਨ, ਬਹੁਤ ਤਰਸ ਰਿਹਾਂ ਨੂੰ (ਇਹ) ਖ਼ੈਰ

ਪਾ । ਹੇ ਪ੍ਰਭੂ! (ਇਹਨਾਂ ਪਾਪਾਂ ਤੋਂ) ਬਚਾ ਲੈ, ਬਚਾ ਲੈ, (ਅਸੀਂ ਤੇਰੀ) ਸਰਨ ਆ ਪਏ ਹਾਂ । ਹੇ ਪ੍ਰਭੂ! ਗੁਰੂ ਦੀ ਮਤਿ ਦੀ ਰਾਹੀਂ (ਆਪਣਾ) ਨਾਮ ਮੇਰੇ ਅੰਦਰ ਪੱਕਾ ਕਰ ।੧।

ਹੇ ਪ੍ਰਭੂ! (ਅਸਾਂ ਜੀਵਾਂ ਦੇ ਸਰੀਰ-) ਨਗਰ ਵਿਚ ਕਾਮ ਕ੍ਰੋਧ (ਆਦਿਕ ਹਰੇਕ ਵਿਕਾਰ) ਬਲਵਾਨ ਹੋਇਆ ਰਹਿੰਦਾ ਹੈ, ਸਦਾ ਉੱਠ ਉੱਠ ਕੇ (ਇਹਨਾਂ ਨਾਲ) ਜੁੱਧ ਕਰਨਾ ਪੈਂਦਾ ਹੈ । ਹੇ ਪ੍ਰਭੂ! ਸਹਾਇਤਾ ਕਰ, (ਇਹਨਾਂ ਤੋਂ) ਬਚਾ ਲੈ । ਪੂਰਾ ਗੁਰੂ (ਮਿਲਾ ਕੇ ਇਹਨਾਂ ਦੇ ਪੰਜੇ ਵਿਚੋਂ) ਕੱਢ ਲੈ ।੨।

ਹੇ ਭਾਈ! (ਜੀਵਾਂ ਦੇ) ਅੰਦਰ ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਬਹੁਤ ਭੜਕ ਰਹੀ ਹੈ । ਬਰਫ ਵਰਗਾ ਗੁਰੂ ਦਾ ਠੰਢਾ-ਠਾਰ ਸ਼ਬਦ ਦੇਹ, (ਤਾਂ ਕਿ) ਤਨ ਵਿਚ ਮਨ ਵਿਚ ਬਹੁਤ ਸ਼ਾਂਤੀ ਪੈਦਾ ਹੋ ਜਾਏ । (ਗੁਰੂ ਦਾ ਸ਼ਬਦ ਜੀਵਾਂ ਦੇ ਹਰੇਕ) ਰੋਗ ਕੱਟ ਦੇਂਦਾ ਹੈ, (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਮਗਨ ਰਹਿ ਸਕੀਦਾ ਹੈ ।੩।

ਹੇ ਭਾਈ! ਜਿਵੇਂ ਸੂਰਜ (ਆਪਣੀ) ਕਿਰਣ ਦੀ ਰਾਹੀਂ ਸਭਨੀਂ ਥਾਈਂ ਪਹੁੰਚਿਆ ਹੋਇਆ ਹੈ, (ਤਿਵੇਂ) ਪਰਮਾਤਮਾ ਸਾਰੀ ਲੁਕਾਈ ਵਿਚ ਹਰੇਕ ਸਰੀਰ ਵਿਚ ਵਿਆਪਕ ਹੈ । ਜਿਸ ਮਨੁੱਖ ਨੂੰ ਸੰਤ-ਜਨ ਮਿਲ ਪੈਂਦੇ ਹਨ, ਉਹ (ਮਿਲਾਪ ਦੇ) ਸੁਆਦ ਨੂੰ ਮਾਣਦਾ ਹੈ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਨਾਲ) ਪ੍ਰਭੂ-ਚਰਨਾਂ ਵਿਚ ਲੀਨ ਹੋ ਕੇ ਨਾਮ ਰਸ ਪੀਤਾ ਜਾ ਸਕਦਾ ਹੈ ।੪।